

ਕਿਸ਼ਕ ਖਰ ਮੈਂ ਸਕਸੇ  
ਯਾਦਾ ਪਠਾ ਜਾਨੇ ਕਾਲਾ

# ਕੌਮੀ ਪਤ੍ਰਿਕਾ

ਵਿਲਕੀ, ਹਿਮਾਚਲ, ਫੁਰਿਆਯਾ, ਪੰਜਾਬ, ਤਰਕ ਪ੍ਰਦੇਸ਼, ਤਰਕਾਖਠਡ ਸੇ ਪ੍ਰਸਾਰਿਕਾ

Wednesday, 19 June 2024

Punjabi National Daily

Qaumi Patrika NO.1

VISIT:  
www.qaumipatrika.org  
Email: qpatrika@gmail.com

ਨਵੀਂ ਦਿੱਲੀ: ਬੁੱਧਵਾਰ 19 ਜੂਨ 2024, 5 ਹਾੜ ਨਾਨਕਸ਼ਾਹੀ ਸੰਮਤ 555 (ਸਵੈ-12) ਮੁੱਲ 3.00 ਰੁਪਏ

R.N.I. No. 39272/81-

ਸੰਪਾਦਕ - ਗੁਰਚਰਨ ਸਿੰਘ ਬੱਬਰ -

ਸਾਲ - 42, ਅੰਕ 211,

qpatrika@gmail.com ਫੋਨ : 9971359517 www.qaumipatrika.org

## ਪੁਲਸ ਮਹਿਕਮੇ ਅੰਦਰ ਵੱਡੇ ਪੱਧਰ 'ਤੇ ਬਦਲੀਆਂ ਦੇ ਹੁਕਮ ਜਾਰੀ: ਮੁੱਖ ਮੰਤਰੀ ਮਾਨ


ਚੰਡੀਗੜ੍ਹ 18 ਜੂਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਸ ਨੂੰ ਲੋਕ ਸਭਾ ਵੱਲੋਂ ਵੱਡੇ ਪੱਧਰ 'ਤੇ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਇਹ ਮੁੜਗਠੀ ਕਾਰਵਾਈ ਹੈ। ਇਸ ਮੁੜਗਠੀ ਕਾਰਵਾਈ ਵਿੱਚ 10 ਹਜ਼ਾਰ ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਤੋਂ ਬਹੁਤ ਸਾਰੇ ਹੋਲਦਾਰ, ਮੁਨਸ਼ੀਆਂ ਅਤੇ ਬਾਦਲਿਆਂ 'ਤੇ ਇਲਜ਼ਾਮ ਲੱਗਦੇ ਸਨ ਕਿ ਉਹ 10-15 ਸਾਲਾਂ ਤੋਂ ਉਨ੍ਹਾਂ ਬਾਣਿਆਂ 'ਚ ਹੀ ਰਹਿੰਦੇ ਹਨ। ਲੋਕਾਂ ਦਾ ਦੋਸ਼ ਸੀ ਕਿ ਜੇਕਰ ਉਹ ਕਿਸੇ ਨਸ਼ਾ ਵੇਚਣ ਵਾਲੇ ਨੂੰ ਫੜਦੇ ਹਨ ਤਾਂ ਪੁਲਸ ਦੀ ਮਿਲੀ-ਭੁਗਤ ਕਾਰਨ ਉਸ ਨੂੰ ਬਾਣੀ ਦੇ ਛੱਡ ਦਿੱਤਾ ਜਾਂਦਾ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ



ਭੀ. ਜੀ. ਪੀ. ਨੂੰ ਤੁਰੰਤ ਪੁੜਾਵ ਨਾਲ ਵੱਡੇ ਪੱਧਰ 'ਤੇ ਹੋਲਦੇ ਪੱਧਰ ਵਾਲੇ ਮੁਨਸ਼ੀ, ਬਾਣੇਦਾਰ, ਬਾਣੇਦਾਰ ਦੀਆਂ ਬਦਲੀਆਂ ਕਰਨ ਦੇ ਹੁਕਮ ਦਿੱਤੇ ਹਨ। ਭੀ. ਜੀ. ਪੀ. ਨੇ ਦੱਸਿਆ ਕਿ ਹੁਣ ਤੱਕ 10,000 ਹਜ਼ਾਰ ਤੋਂ ਉੱਤੇ ਬਦਲੀਆਂ ਹੋ ਗਈਆਂ ਹਨ ਅਤੇ ਪੰਜਾਬ ਸਰਕਾਰ ਦੀ ਟਰਾਂਸਪਾਰੈਂਸੀ 'ਚ ਵੀ ਸੋਧ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਪੁਲਸ ਵਾਲਾ ਨਸ਼ੇ 'ਚ ਸ਼ਾਮਲ ਪਾਇਆ ਗਿਆ ਤਾਂ ਉਸ 'ਤੇ ਸਖਤ ਤੌਰ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਤੁਰੰਤ ਹੀ ਮੁਅੱਤਲ ਕੀਤਾ ਜਾਵੇਗਾ। ਜੇਕਰ ਕੋਈ ਨਸ਼ਾ ਤਰਕਾਰ ਫੜਿਆ ਜਾਂਦਾ ਹੈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਸਾਨੂੰ ਇਸ ਦੇ ਲਈ ਕੋਈ ਕਾਨੂੰਨ ਵੀ ਬਦਲਣਾ ਪਿਆ ਤਾਂ ਅਸੀਂ ਬਦਲ ਦੇਵਾਂਗੇ। ਅਜਿਹੇ ਤਸਕਰ ਦੀ ਇਕ ਹੁਣੇ ਅੰਦਰ ਪ੍ਰਾਪਤੀ ਅਤੇ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਪੁਲਸ 'ਚ 10 ਹਜ਼ਾਰ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ।

## 30 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ 'ਮਨ ਕੀ ਬਾਤ'

ਨਵੀਂ ਦਿੱਲੀ 18 ਜੂਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰ ਵਿੱਚ ਲਗਾਤਾਰ ਤੀਜੀ ਵਾਰ ਪੀਐੱਮ ਚੁਣੇ ਜਾਣ ਤੋਂ ਬਾਅਦ 30 ਜੂਨ ਨੂੰ ਆਲ ਇੰਡੀਆ ਰੇਡੀਓ 'ਤੇ ਆਪਣਾ ਮਾਸਿਕ ਪ੍ਰੋਗਰਾਮ 'ਮਨ ਕੀ ਬਾਤ' ਸ਼ੁਰੂ ਕਰਨਗੇ। ਇਸ ਪ੍ਰੋਗਰਾਮ ਰਾਹੀਂ ਪੀਐੱਮ ਮੋਦੀ ਇੱਕ ਵਾਰ ਫਿਰ ਦੇਸ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ ਉਹਨਾਂ ਤੋਂ ਸੁਝਾਅ ਮੰਗਣਗੇ। ਇਸ ਗੱਲ ਦੀ ਜਾਣਕਾਰੀ ਪੀਐੱਮ ਮੋਦੀ ਨੇ ਖੁਦ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੈਨੂੰ ਤੁਹਾਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਚੋਣਾਂ ਕਾਰਨ ਕੁਝ ਮਹੀਨਿਆਂ ਦੇ ਵਕਫੇ ਤੋਂ ਬਾਅਦ 'ਮਨ ਕੀ ਬਾਤ' ਦੀ ਇਕ ਵਾਰ ਵਾਪਸੀ ਹੋ ਰਹੀ ਹੈ। ਇਸ ਮਹੀਨੇ ਦਾ ਪ੍ਰੋਗਰਾਮ 30 ਜੂਨ ਨੂੰ ਹੋਵੇਗਾ। ਤੁਸੀਂ ਸਾਰੇ ਇਸ ਪ੍ਰੋਗਰਾਮ ਲਈ 'ਓਪਨ ਫੋਰਮ' ਜਾਂ 'ਨਮੋ ਐੱਪ' 'ਤੇ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ। ਤੁਸੀਂ 1800117800 'ਤੇ ਵੀ ਆਪਣਾ ਸੁਨੇਹਾ ਰਿਕਾਰਡ ਕਰ ਸਕਦੇ ਹੋ। ਵਰਣਨਯੋਗ ਹੈ ਕਿ ਸੀ ਮੋਦੀ ਨੇ 2014 ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੇਸ ਵਾਸੀਆਂ ਨਾਲ ਗੱਲਬਾਤ ਕਰਨ ਲਈ ਆਲ ਇੰਡੀਆ ਰੇਡੀਓ 'ਤੇ ਮਹੀਨਾਵਾਰ ਪ੍ਰੋਗਰਾਮ 'ਮਨ ਕੀ ਬਾਤ' ਸ਼ੁਰੂ ਕੀਤਾ ਸੀ। ਇਹ ਪ੍ਰੋਗਰਾਮ ਉਨ੍ਹਾਂ ਦੇ ਦੂਜੇ ਕਾਰਜਕਾਲ ਦੌਰਾਨ ਵੀ ਹਰ ਮਹੀਨੇ ਪ੍ਰਸਾਰਿਤ ਹੁੰਦਾ ਸੀ। ਉਨ੍ਹਾਂ ਦਾ ਦੂਜਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਇਹ ਪ੍ਰੋਗਰਾਮ ਉਦੋਂ ਬੰਦ ਕਰ ਦਿੱਤਾ ਗਿਆ ਸੀ, ਜਦੋਂ ਪਿਛਲੇ ਮਾਰਚ ਵਿੱਚ ਆਮ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਸੀ। ਸੀ ਮੋਦੀ ਨੇ ਇਸ ਮਹੀਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ ਅਤੇ ਇਸ ਮਹੀਨੇ ਤੋਂ ਹੀ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ਦਾ ਪ੍ਰਸਾਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਮਨ ਕੀ ਬਾਤ ਦਾ 111ਵਾਂ ਐਪੀਸੋਡ ਹੋਵੇਗਾ।



## ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ ਵਿਵਾਦ: ਜੇਕਰ 0.001% ਵੀ ਹੋਈ ਗੜਬੜੀ ਤਾਂ ਪੂਰੀ ਤਰ੍ਹਾਂ ਨਜਿੱਠਿਆ ਜਾਵੇਗਾ

ਨਵੀਂ ਦਿੱਲੀ 18 ਜੂਨ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ - 2024 ਦੀ ਪ੍ਰੀਖਿਆ ਕਰਵਾਉਣ 'ਚ ਕਿਸੇ ਤਰ੍ਹਾਂ ਦੀ '0.001 ਫੀਸਦੀ ਲਾਪਰਵਾਹੀ' ਹੋਈ ਤਾਂ ਇਸ ਨਾਲ ਪੂਰੀ ਤਰ੍ਹਾਂ ਨਜਿੱਠਿਆ ਜਾਣਾ ਚਾਹੀਦਾ ਹੈ। ਕੋਰਟ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਸਮੇਂ ਸਖਤ ਮਿਹਨਤ ਕਰਨੀ ਪੈਂਦੀ ਹੈ। ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (ਗੇਜੂਦੇਟ ਪੱਧਰ)-2024 (-, 2024) ਨਾਲ ਸਬੰਧਤ ਮੁਕੱਦਮੇ ਨੂੰ ਵਿਰੋਧੀ ਨਹੀਂ ਮੰਨਿਆ ਜਾਣਾ ਚਾਹੀਦਾ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਫਤੀ ਦੀ ਫ਼ਤੀ ਵਾਲੇ ਬੈਂਚ ਨੇ ਕੇਂਦਰ ਸਰਕਾਰ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਪੈਸ ਹੋਏ ਵਕੀਲਾਂ ਨੂੰ ਕਿਹਾ, "ਜੇਕਰ ਕਿਸੇ ਵੱਲੋਂ 0.001 ਫੀਸਦੀ ਵੀ ਲਾਪਰਵਾਹੀ ਹੋਈ ਹੈ ਤਾਂ ਉਸ ਨਾਲ ਪੂਰੀ ਤਰ੍ਹਾਂ ਨਿਪਟਿਆ ਜਾਣਾ ਚਾਹੀਦਾ ਹੈ।" ਬੈਂਚ 5 ਮਈ ਨੂੰ ਹੋਈ ਪ੍ਰੀਖਿਆ 'ਚ ਵਿਦਿਆਰਥੀਆਂ ਨੂੰ ਐੱਕ ਦੇਣ ਸਮੇਂ ਹੋਰ ਸਹਿਯੋਗ ਨਾਲ ਸਬੰਧਤ ਦੇ ਵੱਖ-ਵੱਖ ਪਟੀਸਨਾਂ 'ਤੇ ਸੁਣਵਾਈ ਕਰ ਰਿਹਾ ਸੀ। ਬੈਂਚ ਨੇ ਕਿਹਾ, "ਅਸੀਂ ਸਾਰੇ ਜਾਣਦੇ ਹਾਂ ਕਿ ਇਹਨਾਂ ਪ੍ਰੀਖਿਆਵਾਂ

ਦੀ ਤਿਆਰੀ ਕਰਦੇ ਸਮੇਂ ਵਿਦਿਆਰਥੀ ਕਿੰਨੀ ਮਿਹਨਤ ਕਰਦੇ ਹਨ।" ਉਸਨੇ ਕਿਹਾ, "ਕਲਪਨਾ ਕਰੋ ਕਿ ਜੇ ਕੋਈ ਵਿਦਿਆਰਥੀ ਜਿਸਨੇ ਸਿਸਟਮ ਨੂੰ ਚੋਖਾ ਦਿੱਤਾ ਹੈ, ਉਹ ਡਾਕਟਰ ਬਣ ਜਾਵੇ। ਇਹ ਸਮਾਜ ਲਈ ਕਿੰਨਾ ਖਤਰਨਾਕ ਹੈ।" ਬੈਂਚ ਨੇ ਐਨਟੀਏ ਦੇ ਵਕੀਲਾਂ ਨੂੰ ਕਿਹਾ, "ਪ੍ਰੀਖਿਆ ਕਰਵਾਉਣ ਲਈ ਜ਼ਰੂਰੀ ਏਜੰਸੀ ਦੀ ਪ੍ਰਤੀਨਿਧਤਾ ਕਰਦੇ ਹੋਏ, ਤੁਹਾਨੂੰ ਦਿੱਤਾ ਜਾਵੇਗਾ ਚਾਹੀਦਾ ਹੈ। ਜੇ ਕੋਈ ਗਲਤੀ ਹੈ, ਤਾਂ ਹਾਂ ਇਹ ਗਲਤੀ ਹੈ ਅਤੇ ਅਸੀਂ ਇਹ ਕਾਰਵਾਈ ਕਰਨ ਜਾ ਰਹੇ ਹਾਂ। ਇਸ ਨਾਲ ਘੱਟੋ-ਘੱਟ ਤੁਹਾਡੇ ਕੰਮ 'ਤੇ ਵਿਸ਼ਵਾਸ ਦਾ ਪੈਦਾ ਹੋਵੇਗਾ।" ਅਧਿਕਾਰੀਆਂ ਦੁਆਰਾ ਸਮੇਂ ਸਿਰ ਨਾਲ 8 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਇਨ੍ਹਾਂ



## ਯੂ. ਪੀ., ਹਰਿਆਣਾ ਅਤੇ ਰਾਜਸਥਾਨ 'ਚ ਬੇਰੁਜਗਾਰੀ-ਮਹਿੰਗਾਈ ਭੁੱਲੀ ਭਾਜਪਾ

ਦਿੱਲੀ 18 ਜੂਨ। ਉੱਤਰ ਪ੍ਰਦੇਸ਼ (ਯੂ. ਪੀ.), ਹਰਿਆਣਾ ਅਤੇ ਰਾਜਸਥਾਨ 'ਚ ਜ਼ਰੂਰੀ ਅਨੁਸੂਚਿਤ ਜਾਤੀ ਅਤੇ ਮੁਸਲਿਮ ਵੋਟ ਬੈਂਕ ਦੇ ਟੁੱਟਣ ਨੂੰ ਭਾਜਪਾ ਦੀਆਂ ਸੀਟਾਂ 'ਚ ਕਮੀ ਦਾ ਵੱਡਾ ਕਾਰਨ ਦੱਸਿਆ ਜਾ ਰਿਹਾ ਹੈ। ਇਨ੍ਹਾਂ ਸੂਬਿਆਂ ਦੀਆਂ ਭਾਜਪਾ ਇਕਾਈਆਂ ਦਾ ਕਹਿਣਾ ਹੈ ਕਿ ਹਾਈਕਮਾਂਡ ਨੂੰ ਰਿਪੋਰਟ ਕੇਸ਼ਨ ਤੋਂ ਪਹਿਲਾਂ ਪਾਰਟੀ ਦੀ ਕਾਰਗੁਜ਼ਾਰੀ ਦੀ ਹਰ ਪੱਧਰ 'ਤੇ ਸਮੀਖਿਆ ਕੀਤੀ ਜਾਵੇਗੀ। ਇਕ ਰਿਪੋਰਟ 'ਚ ਪਾਰਟੀ ਦੇ ਉੱਚ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਬੇਰੁਜਗਾਰੀ ਅਤੇ ਮਹਿੰਗਾਈ ਦੇ ਮੁੱਦਿਆਂ 'ਤੇ ਗੱਲ ਨਾ ਕਰਨਾ ਵੀ ਪਾਰਟੀ ਨੂੰ ਮਹਿੰਗਾ ਪਿਆ ਹੈ, ਜਿਸ ਕਾਰਨ ਇਨ੍ਹਾਂ ਤਿੰਨਾਂ ਸੂਬਿਆਂ 'ਚ 45 ਸੀਟਾਂ ਦਾ ਨੁਕਸਾਨ ਹੋਇਆ ਹੈ। ਭਾਜਪਾ ਨੇ 2019 'ਚ ਯੂ. ਪੀ. 'ਚ 62 ਸੀਟਾਂ ਜਿੱਤੀਆਂ ਸਨ ਪਰ ਇਸ ਵਾਰ ਸੂਬੇ 'ਚ ਇਸ ਨੂੰ 33 ਸੀਟਾਂ ਹੀ ਮਿਲੀਆਂ, ਰਾਜਸਥਾਨ 'ਚ 25 'ਚੋਂ 14 ਅਤੇ ਹਰਿਆਣਾ 'ਚ ਇਸ ਦੀਆਂ ਸੀਟਾਂ 10 ਤੋਂ ਘਟ ਕੇ 5 ਰਹਿ ਗਈਆਂ। ਭਾਜਪਾ ਨੇ ਤਾੜਵਾਂ ਨੇ ਮੰਨਿਆ ਕਿ ਵਿਰੋਧੀ ਪਿਰ ਦਾ ਚੋਣਾਂ 'ਚ ਵਾਰ-ਵਾਰ ਕਹਿਣਾ ਕਿ ਜੋ ਭਾਜਪਾ ਦੀ ਅਗਵਾਈ ਵਾਲਾ ਐੱਨ.

ਭੀ. ਏ. 400 ਤੋਂ ਵੱਧ ਸੀਟਾਂ ਜਿੱਤਦਾ ਹੈ ਤਾਂ ਸੰਵਿਧਾਨ ਖਤਰੇ 'ਚ ਪੈ ਜਾਵੇਗਾ, ਪਾਰਟੀ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ।" ਅਬ ਕੀ ਬਾਰ 400 ਪਾਰ 'ਤੇ ਨਾਅਰੇ ਨੇ ਵੀ ਪਾਰਟੀ ਨੂੰ ਨੁਕਸਾਨ ਪਹੁੰਚਾਇਆ ਹੈ। ਭਾਜਪਾ ਦੇ ਇਕ ਸੀਨੀਅਰ ਨੇਤਾ ਨੇ ਕਿਹਾ ਕਿ ਸਾਡੇ 400 ਤੋਂ ਵੱਧ ਵੋਟਾਂ ਦੇ ਨਾਅਰੇ ਨੂੰ ਬਦਲਣ ਦੇ ਵਿਰੋਧੀ ਪਿਰ ਦੇ ਕਦਮ ਨੇ ਸਾਨੂੰ ਬਹੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ। ਕੇਂਦਰੀ ਅਤੇ ਸੂਬਾ ਪੱਧਰੀ ਲੀਡਰਸ਼ਿਪ ਨੂੰ ਭਰੋਸਾ ਸੀ ਕਿ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਅਯੁੱਧਿਆ ਲਈ ਉਤਸ਼ਾਹ ਅਤੇ ਪੀ. ਐੱਮ. ਮੋਦੀ ਦੀ ਲੋਕਪ੍ਰਿਯਤਾ ਪਾਰਟੀ ਨੂੰ ਕਿਸੇ ਵੀ ਨੁਕਸਾਨ ਤੋਂ ਬਚਾਅ ਦੇਵੇਗੀ, ਜੋ ਗਲਤ ਸਾਬਤ ਹੋਇਆ। ਇਸ ਤੋਂ ਇਲਾਵਾ ਰਾਜਸਥਾਨ 'ਚ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਕਰਨ ਵੇਲੇ ਹੋਲਦੇ ਪੱਧਰ ਦੇ ਵਰਕਰਾਂ ਦੀਆਂ ਚਿਤਾਵਨੀਆਂ ਨੂੰ ਨਜ਼ਰਅੰਦਾਜ਼ ਕੀਤਾ। ਯੂ. ਪੀ. 'ਚ ਅੰਦਰੂਨੀ ਸਮੀਖਿਆਵਾਂ ਅਤੇ ਹਰਿਆਣਾ 'ਚ ਚੋਣ ਪ੍ਰਬੰਧਾਂ ਨੂੰ ਪਟਕੀ ਤੋਂ ਉਤਾਰ ਦਿੱਤਾ। ਭਾਜਪਾ ਨੇ ਤਾੜਵਾਂ ਅਨੁਸਾਰ 2020-21 ਦੇ ਕਿਸਾਨ ਅੰਦੋਲਨ ਅਤੇ ਪਹਿਲਵਾਨਾਂ ਦੇ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਸਰਕਾਰ ਦੇ ਤਰੀਕਿਆਂ ਤੋਂ

ਜਾਣਾਂ 'ਚ ਨਿਰਾਸ਼ਾ ਪੈਦਾ ਹੋਈ। ਪਾਰਟੀ ਨੂੰ ਅਨੁਸੂਚਿਤ ਜਾਤੀ (ਐੱਸ. ਸੀ.) ਰਾਖਵੇਂ ਚੋਣ ਹਲਕਿਆਂ 'ਚ ਵੀ ਝਟਕਾ ਲੱਗਾ ਹੈ। ਅਨੁਸੂਚਿਤ ਜਾਤੀਆਂ ਦੀਆਂ 84 ਸੀਟਾਂ 'ਚੋਂ ਇਸ ਦੀ ਗਿਣਤੀ 46 ਤੋਂ ਘਟ ਕੇ 30 ਰਹਿ ਗਈ ਹੈ, ਜਦਕਿ ਪਿਛਲੀ ਵਾਰ ਸਿਰਫ 6 ਸੀਟਾਂ ਜਿੱਤਣ ਵਾਲੀ ਕਾਂਗਰਸ ਨੂੰ 20 ਸੀਟਾਂ ਮਿਲੀਆਂ ਸਨ। ਅਨੁਸੂਚਿਤ ਜਨਜਾਤੀਆਂ (ਐੱਸ. ਟੀ.) ਲਈ ਰਾਖਵੀਆਂ 47 ਸੀਟਾਂ 'ਚੋਂ ਭਾਜਪਾ ਦੀ ਗਿਣਤੀ 31 ਤੋਂ ਘਟ ਕੇ 25 ਹੋ ਗਈ, ਜਦਕਿ ਕਾਂਗਰਸ ਲਈ ਵੋਟ 4 ਤੋਂ ਵਧ ਕੇ 12 ਹੋ ਗਈ। ਸੂਬਿਆਂ 'ਚ ਕੇਂਦਰ ਵਿਚਕਾਰ ਜੋਸ਼ ਗਾਇਬ ਸੀ, ਨਤੀਜੇ ਵਜੋਂ ਭਾਜਪਾ ਦੇ ਗੜ੍ਹ ਮੌਨੇ ਜ਼ਰੂਰੇ ਸਹਿਰੀ ਹਲਕਿਆਂ 'ਚ ਘੱਟ ਵੋਟਿੰਗ ਹੋਈ। ਜਦਕਿ ਵੋਟਾਂ 'ਚ 18 ਫੀਸਦੀ ਦੀ ਕਮੀ ਆਈ ਅਤੇ ਇਸ ਦਾ ਅਸਰ ਭਾਜਪਾ 'ਤੇ ਪਿਆ। ਯੂ. ਪੀ. 'ਚ ਪਾਰਟੀ ਦੇ ਇਕ ਵਰਕਰ ਨੇ ਸੂਬਾ ਪ੍ਰਸ਼ਾਸਨ ਵੱਲੋਂ ਸਹਿਯੋਗ ਦੀ ਕਮੀ ਨੂੰ ਜ਼ਿੰਮੇਵਾਰ ਠਹਿਰਾਇਆ, ਜਦਕਿ ਹੋਰਨਾਂ ਨੇ ਕਿਹਾ ਕਿ ਪਾਰਟੀ ਨੇ ਉਮੀਦਵਾਰਾਂ ਦੀ ਗਲਤ ਚੋਣ ਕੀਤੀ ਹੈ। ਹਰਿਆਣਾ 'ਚ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਸਮਾਲ ਕਰਨ ਅਤੇ ਉਨ੍ਹਾਂ ਨੂੰ ਮੋਦਾਨ 'ਚ ਉਤਾਰਨ ਦੇ ਫੈਸਲੇ ਨੇ ਕੇਂਦਰ ਨੂੰ ਨਾਹਾਜ ਕੀਤਾ ਹੈ।

## ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਬੇਟੇ ਨਿਸ਼ਾੰਤ ਨੂੰ ਸਿਆਸਤ 'ਚ ਲਿਆਉਣ ਦੀ ਕਵਾਇਦ ਸ਼ੁਰੂ

ਨੈਸ਼ਨਲ ਡੈਸਕ 18 ਜੂਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਬੇਟੇ ਨਿਸ਼ਾੰਤ ਕੁਮਾਰ ਨੂੰ ਸਿਆਸਤ ਵਿਚ ਲਿਆਉਣ ਲਈ ਜਨਤਾ ਦਲ ਯੂਨਾਈਟਿਡ (ਜਦ-ਯੂ) ਦੇ ਨੇਤਾਵਾਂ ਨੇ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਸੂਬਾ ਖਪਤਕਾਰ ਸੁਰੱਖਿਆ ਕਮਿਸ਼ਨ ਦੇ ਮੁਖੀ ਵਿਦਿਆਨੰਦ ਵਿਕਲ ਨੇ ਸੋਮਵਾਰ ਨੂੰ ਫੋਸਬੋਕ ਪੋਸਟ ਦੇ ਮਾਧਿਅਮ ਰਾਹੀਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਬੇਟੇ ਨਿਸ਼ਾੰਤ ਕੁਮਾਰ ਨੂੰ ਜਦ-ਯੂ ਦੀ ਸਿਆਸਤ ਵਿਚ ਸ਼ਾਮਲ ਕਰਨ। ਉਨ੍ਹਾਂ ਨੂੰ ਪੋਸਟ 'ਤੇ ਵੱਡੀ ਗਿਣਤੀ 'ਚ ਕਮੇਂਟ ਇਸ ਮੰਗ ਦੇ ਪੱਖ ਵਿਚ ਹਨ। ਵਿਕਲ ਨੇ ਆਪਣੀ ਪੋਸਟ ਵਿਚ ਲਿਖਿਆ ਹੈ ਕਿ ਬਦਲਦੇ ਸਿਆਸੀ ਮਾਹੌਲੇ 'ਚ ਬਿਹਾਰ ਨੂੰ ਇਕ ਨੌਜਵਾਨ ਲੀਡਰਸ਼ਿਪ ਦੀ ਲੋੜ ਹੈ ਅਤੇ ਨਿਸ਼ਾੰਤ ਵਿਚ ਜ਼ਰੂਰੀ ਸਾਰੇ ਗੁਣ ਮੌਜੂਦ ਹਨ। ਜਦ-ਯੂ ਦੇ ਇਕ ਹੋਰ ਨੇਤਾ ਪਰਮਹੰਸ ਕੁਮਾਰ ਨੇ ਵੀ ਕਿਹਾ ਕਿ ਨਿਸ਼ਾੰਤ ਦੇ ਮਨ ਵਿਚ ਪੈਸੇ ਜਾਂ ਅਹੁਦੇ ਦਾ ਲਾਲਚ ਨਹੀਂ। ਸਾਦਗੀ-ਪੱਸੰਦ ਨਿਸ਼ਾੰਤ ਸਰਗਰਮ ਸਿਆਸਤ ਦੇ ਮਾਧਿਅਮ ਰਾਹੀਂ ਸੂਬੇ ਦੀ ਬਿਹਤਰ ਸੇਵਾ ਕਰ ਸਕਦੇ ਹਨ। ਉਨ੍ਹਾਂ ਨੂੰ ਯਕੀਨੀ ਤੌਰ 'ਤੇ ਸਿਆਸਤ ਵਿਚ ਆਉਣਾ ਚਾਹੀਦਾ ਹੈ। ਜਦ-ਯੂ ਵਿਚ ਪਹਿਲਾਂ ਤੋਂ ਚੋਰੇ ਨੇਤਾ ਮੌਜੂਦ ਹਨ। ਜੇ

## ਬਸਪਾ ਦੇ ਦਰਵਾਜ਼ੇ ਇਸ ਵੇਲੇ ਆਕਾਸ਼ ਆਨੰਦ ਲਈ ਬੰਦ

ਨਵੀਂ ਦਿੱਲੀ 18 ਜੂਨ। ਬਸਪਾ ਮੁਖੀ ਮਾਇਆਵਤੀ ਨੇ ਇਨ੍ਹਾਂ ਲੋਕ ਸਭਾ ਚੋਣਾਂ 'ਚ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਪੂਰੀ ਤਾਕਤ ਨਾਲ ਚੋਣ ਮੈਦਾਨ 'ਚ ਉਤਾਰਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਨੂੰ ਚੋਣਾਂ ਦੇ ਵਿਚਕਾਰ ਹੀ ਉਤਾਰ ਦਿੱਤਾ ਗਿਆ ਅਤੇ ਕੋਅਰਡੀਨੇਟਰ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀਆਂ ਕੋਲੀਆਂ ਰੱਦ ਕਰ ਦਿੱਤੀਆਂ ਗਈਆਂ। ਹੁਣ ਚਰਚਾ ਇਸ ਸੀ ਕਿ ਚੋਣਾਂ ਤੋਂ ਬਾਅਦ ਉਸ ਦੀ ਯਕੀਨਦਾਰ ਵਾਪਸੀ ਹੋਵੇਗੀ ਪਰ ਅਜਿਹਾ ਹੋਣ ਵਾਲਾ ਨਹੀਂ ਹੈ। ਫਿਲਹਾਲ ਆਕਾਸ਼ ਆਨੰਦ ਦੀ ਮੁੱਖ ਧਾਰਾ 'ਚ ਵਾਪਸੀ ਨਹੀਂ ਹੋਵੇਗੀ। ਉਸ ਲਈ ਮਾਇਆਵਤੀ ਸਹੀ ਸਮੇਂ ਦੀ ਉਡੀਕ ਕਰ ਰਹੀ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ 23 ਜੂਨ ਨੂੰ ਹੋਣ ਵਾਲੀ ਆਲ ਇੰਡੀਆ ਮੀਟਿੰਗ 'ਚ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬਾ ਅਤੇ ਕੇਂਦਰੀ ਪੱਧਰ ਤੱਕ ਦੇ ਸਾਰੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ। 'ਚ ਵੀ ਆਕਾਸ਼ ਆਨੰਦ ਸ਼ਾਮਲ ਨਹੀਂ ਹੋਣਗੇ। ਬਸਪਾ ਮੁਖੀ ਮਾਇਆਵਤੀ ਨੇ 23 ਜੂਨ ਨੂੰ ਹਾਰ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ ਹੈ। ਇਸ 'ਚ ਸਾਰੇ ਮੰਡਲ ਅਤੇ ਸੈਕਟਰ ਇੰਚਾਰਜ ਹਾਰ ਦੇ ਕਾਰਨਾਂ ਬਾਰੇ ਆਪਣੀ ਰਿਪੋਰਟ ਮਾਇਆਵਤੀ ਨੂੰ ਸੌਪਣਗੇ। ਇਸ ਤੋਂ ਬਾਅਦ ਉਹ ਸਾਰੇ

ਮੁੱਦਿਆਂ 'ਤੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਰਾਸ਼ਟਰੀ ਪੱਧਰ ਤੱਕ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰੇਗੀ। ਇਸ ਮੀਟਿੰਗ 'ਚ ਉਹ ਉਹ ਦੋਸ ਦੇ ਅਧਿਕਾਰੀਆਂ ਦੀ ਸਮੀਖਿਆ ਕਰਨ ਦੇ

9.39 ਫੀਸਦੀ ਵੋਟਾਂ ਹੀ ਮਿਲੀਆਂ। ਇਸ ਹਾਰ ਤੋਂ ਤੁਰੰਤ ਬਾਅਦ ਹੀ ਮਾਇਆਵਤੀ ਲਗਾਤਾਰ ਸਮੀਖਿਆ ਕਰ ਰਹੀ ਹੈ। ਹਾਲ ਹੀ 'ਚ ਉਨ੍ਹਾਂ ਨੇ ਮੀਟਿੰਗ ਕਰ ਕੇ ਸਾਰੇ ਸੈਕਟਰਾਂ ਅਤੇ ਮੰਡਲ ਇੰਚਾਰਜਾਂ ਤੋਂ ਰਿਪੋਰਟਾਂ ਮੰਗੀਆਂ ਹਨ। ਕੁਝ ਸੈਕਟਰ ਇੰਚਾਰਜਾਂ ਨੇ ਆਪਣੀਆਂ ਰਿਪੋਰਟਾਂ ਤਿਆਰ ਕਰ ਰਹੇ ਹਨ। ਬਹੁਤਿਆਂ ਦਾ ਮੰਨਣਾ ਹੈ ਕਿ ਸੰਵਿਧਾਨ ਅਤੇ ਰਾਖਵੇਂਕਰਨ ਇਸ ਚੋਣ ਦੇ ਅਹਿਮ ਮੁੱਦੇ ਸਨ। ਉਨ੍ਹਾਂ ਨੇ ਕਿਹਾ ਕਿ ਬਸਪਾ ਹਮੇਸ਼ਾ ਸੰਵਿਧਾਨ ਅਤੇ ਰਾਖਵੇਂਕਰਨ ਦੀ ਗੱਲ ਕਰਦੀ ਰਹੀ ਹੈ। ਇਨ੍ਹਾਂ ਚੋਣਾਂ 'ਚ ਸਫਾ ਅਤੇ ਕਾਂਗਰਸ ਨੇ ਇਨ੍ਹਾਂ ਮੁੱਦਿਆਂ 'ਤੇ ਕਾਫੀ ਜ਼ੋਰਦਾਰ ਪ੍ਰਚਾਰ ਕੀਤਾ। ਹਾਲਾਂਕਿ ਬਸਪਾ ਨੇਤਾਵਾਂ ਦਾ ਕਹਿਣਾ ਹੈ ਕਿ ਸੰਵਿਧਾਨ ਨੂੰ ਆਸਾਨੀ ਨਾਲ ਨਹੀਂ ਬਦਲਿਆ ਜਾ ਸਕਦਾ। ਇਹ ਗੁੰਮਹਾਰਕੁੰਨ ਪ੍ਰਚਾਰ ਸੀ ਪਰ ਦਲਿਤ ਸੰਵਿਧਾਨ ਨੂੰ ਲੈ ਕੇ ਬਹੁਤ ਭਾਵੁਕ ਹਨ। ਸਫਾ ਅਤੇ ਕਾਂਗਰਸ ਉਨ੍ਹਾਂ ਦੇ ਮਨਾਂ 'ਚ ਇਹ ਡਰ ਪੈਦਾ ਕਰਨ 'ਚ ਸਫਲ ਹੋ ਗਈਆਂ ਕਿ ਜੇਕਰ ਸੰਵਿਧਾਨ ਬਦਲਿਆ ਗਿਆ ਤਾਂ ਉਨ੍ਹਾਂ ਦੇ ਸਾਰੇ ਅਧਿਕਾਰ ਖਤਮ ਹੋ ਜਾਣਗੇ। ਇਸ ਦੀ ਸੁਰਾਅਤ ਭਾਜਪਾ ਦੇ ਕੁਝ ਨੇਤਾਵਾਂ ਨੇ ਇਹ ਕਹਿ ਕੇ ਕੀਤੀ ਕਿ ਜੇਕਰ ਉਹ 400 ਸੀਟਾਂ ਪਾਰ ਕਰ ਜਾਂਦੇ ਹਨ ਤਾਂ ਉਹ ਸੰਵਿਧਾਨ ਨੂੰ ਬਦਲ ਦੇਣਗੇ। ਕਾਂਗਰਸ ਅਤੇ ਸਫਾ ਨੇ ਇਸ ਨੂੰ ਆਪਾਰ ਬਣਾ ਕੇ ਪੂਰਾ ਪ੍ਰਚਾਰ ਕੀਤਾ।

## ਮੁੱਖ ਮੰਤਰੀ ਦੀ ਘਰਵਾਲੀ ਨੂੰ ਕਾਂਗਰਸ ਨੇ ਦਿੱਤੀ ਟਿਕਟ, ਕਮਲੇਸ਼ ਠਾਕੁਰ ਲੜੇਗੀ ਚੋਣ

ਹਿਮਾਚਲ ਡੈਸਕ 18 ਜੂਨ। ਹਿਮਾਚਲ ਪ੍ਰਦੇਸ਼ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ। ਤਿੰਨ ਸੀਟਾਂ 'ਤੇ ਹੋਣ ਜਾ ਰਹੀਆਂ ਉਪ ਚੋਣਾਂ ਦੇ ਨਤੀਜੇ 13 ਜੁਲਾਈ ਨੂੰ ਐਲਾਨ ਦਿੱਤੇ ਜਾਣਗੇ। ਭਾਰਤੀ ਜਨਤਾ ਪਾਰਟੀ ਨੇ ਤਿੰਨ ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਵਿਸ਼ੇਸ਼ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੀ ਦੋਹਰਾ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖ ਦੀ ਪਤਨੀ ਕਮਲੇਸ਼ ਠਾਕੁਰ ਨੂੰ ਟਿਕਟ ਦੇ ਦਿੱਤੀ ਹੈ। ਦੱਸ ਦੇਈਏ ਕਿ ਕਾਂਗਰਸੀ ਉਮੀਦਵਾਰ ਕਮਲੇਸ਼ ਠਾਕੁਰ ਦਾ ਮੁਕਾਬਲਾ ਭਾਜਪਾ ਦੇ ਹੁਸ਼ਿਆਰ ਸਿੰਘ ਨਾਲ ਹੋਵੇਗਾ। ਮੁੱਖ ਮੰਤਰੀ ਦੀ ਪਤਨੀ ਦਾ ਨਾਨਕਾ ਘਰ ਦੇਹਰਾ ਦੇ ਨਾਲ ਲੱਗਦੇ ਜਸਵਾਨ ਪਰਗਣਾ ਵਿੱਚ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਨੇ ਇਸੇ ਕਰਕੇ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਕਮਲੇਸ਼ ਠਾਕੁਰ ਦੇ ਹਮੀਰਪੁਰ ਲੋਕ ਸਭਾ ਸੀਟ 'ਤੇ ਚੋਣ ਲੜਨ ਦੀ ਚਰਚਾ ਸੀ। ਦੂਜੇ ਪਾਸੇ ਕਾਂਗਰਸ ਵਲੋਂ ਸੋਮਵਾਰ ਨੂੰ ਨਾਲਾਗੜ੍ਹ ਅਤੇ ਹਮੀਰਪੁਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।



## ਜਲੰਧਰ ਜਿਮਨੀ ਚੋਣ 'ਚ ਟਿਕਟ ਦੇ ਦਾਅਵੇਦਾਰਾਂ ਦੀ ਫੌਜ 'ਚ ਬਗ਼ਾਵਤ ਦੀ ਸੰਭਾਵਨਾ

ਜਲੰਧਰ 18 ਜੂਨ। ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਟਿਕਟ ਦੇ ਦਾਅਵੇਦਾਰਾਂ ਦੀ ਫੌਜ ਵਿਚ ਬਗ਼ਾਵਤ ਦੀ ਸੰਭਾਵਨਾ ਤੋਂ ਖੋਫ਼ਦਾਸਾ ਸੀਨੀਅਰ ਆਗੂ ਲਗਾਤਾਰ ਮੋਠ ਵਿਚ ਜੁਟੇ ਹੋਏ ਹਨ ਅਤੇ ਦਾਅਵੇਦਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਪੱਖ ਸੁਣ ਰਹੇ ਹਨ ਤਾਂ ਕਿ ਉਨ੍ਹਾਂ ਵਿਚ ਭਰੋਸਾ ਕਾਇਮ ਕੀਤਾ ਜਾ ਸਕੇ ਕਿ ਪਾਰਟੀ ਨੇ ਸਾਰਿਆਂ ਦੀ ਗੱਲ ਸੁਣ ਕੇ ਹੀ ਅੰਤਿਮ ਪੈਨਲ ਠਹਿਰਾਇਆ ਨੂੰ ਭੇਜਣਾ ਹੈ, ਜਿਨ੍ਹਾਂ ਵਿਚੋਂ ਇਕ ਖੁਸ਼ਕਿਸਮਤ ਹੀ ਉਮੀਦਵਾਰ ਬਣੇਗਾ। ਇਸੇ ਲੜੀ ਤਹਿਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਜਿਲ੍ਹਾ ਕਾਂਗਰਸ ਸਕਿਰੀ ਦੇ ਪ੍ਰਧਾਨ ਗੁਰਜਿੰਦਰ ਬੇਰੀ ਨੇ ਹੱਥ ਖੜ੍ਹ ਕਰਦੇ ਹੋਏ ਟਿਕਟ ਦੀ ਗੋਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵਾਇਦ ਦੇ ਪਾਲੇ ਵਿਚ ਪਾ ਦਿੱਤੀ ਹੈ। ਬੀਤੇ ਦਿਨ ਦੇਵੇਂਦਰ ਚਾਵੜ ਅਤੇ ਰਾਜਾ ਵਾਇਦ ਜੀ. ਟੀ. ਰੋਡ 'ਤੇ ਸਥਿਤ ਇਕ ਹੋਟਲ ਵਿਚ ਪਹੁੰਚੇ, ਜਿਥੇ ਉਨ੍ਹਾਂ ਸਾਰੇ ਦਾਅਵੇਦਾਰਾਂ ਨਾਲ ਵਨ-ਟੂ-ਵਨ ਮੀਟਿੰਗ ਕੀਤੀ। ਸੂਬਾ ਇੰਚਾਰਜ ਅਤੇ ਸੂਬਾ ਪ੍ਰਧਾਨ ਨੇ ਬੰਦ ਕਮਰ ਵਿਚ ਇਕ-ਇਕ ਦਾਅਵੇਦਾਰ ਨੂੰ ਬੁਲਾਇਆ ਅਤੇ ਉਨ੍ਹਾਂ ਤੋਂ ਟਿਕਟ ਹਾਸਲ ਕਰਨ ਸਬੰਧੀ ਉਨ੍ਹਾਂ ਦੀ ਦਾਅਵੇਦਾਰੀ ਦੇ ਮਜ਼ਬੂਤ ਦੇ ਆਧਾਰ, ਜਾਤੀ ਵਰਗ, ਕਾਂਗਰਸ ਪ੍ਰਤੀ ਸੇਵਾਵਾਂ ਅਤੇ ਹੋਰਨਾਂ ਗੱਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਸੰਸਦ ਮੈਂਬਰ ਚੰਨੀ ਅਤੇ ਜਿਲ੍ਹਾ ਪ੍ਰਧਾਨ ਬੇਰੀ ਵੀ ਮੌਜੂਦ ਰਹੇ। ਲਗਭਗ 3 ਘੰਟੇ ਦੀ ਲੰਮੀ ਕਵਾਇਦ ਤੋਂ ਬਾਅਦ ਸੀਨੀਅਰ ਆਗੂਆਂ ਨੇ

ਦਾਅਵੇਦਾਰਾਂ ਨੂੰ ਸਿਰਫ ਦਿਲਾਸਾ ਦਿੱਤਾ ਕਿ ਉਹ ਹੋਈ ਇੰਟਰਵਿਊ ਤੋਂ ਬਾਅਦ ਮਜ਼ਬੂਤ 3 ਦਾਅਵੇਦਾਰਾਂ ਦੇ ਨਾਵਾਂ ਦਾ ਪੈਨਲ ਆਲ ਇੰਡੀਆ ਕਾਂਗਰਸ ਪ੍ਰਧਾਨ ਨੂੰ ਭੇਜਣਗੇ ਅਤੇ ਉਹੀ ਟਿਕਟ ਦੇ ਉਮੀਦਵਾਰ ਦੇ ਨਾਂ 'ਤੇ ਆਖਰੀ ਮੋਹਰ ਲਾਉਣਗੇ। ਇਸ ਤੋਂ ਇਲਾਵਾ ਦਾਅਵੇਦਾਰਾਂ ਤੋਂ ਪੁੱਛਿਆ ਜਾਂਦਾ ਰਿਹਾ ਕਿ ਜੇਕਰ

ਕਰਨਾ ਸਿਰਫ ਸਾਡਾ ਆਈ ਵਾਸ਼ ਕਰਨ ਅਤੇ ਸਾਨੂੰ ਮੁਰਖ ਬਣਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੰਸਦ ਮੈਂਬਰ ਚੰਨੀ ਅਤੇ ਜਿਲ੍ਹਾ ਪ੍ਰਧਾਨ ਇਕ-ਇਕ ਕਰਕੇ ਸਾਰੇ ਦਾਅਵੇਦਾਰਾਂ ਨਾਲ ਮੀਟਿੰਗ ਕਰ ਚੁੱਕੇ ਹਨ ਤਾਂ ਫਿਰ ਸੂਬਾ ਇੰਚਾਰਜ ਅਤੇ ਪ੍ਰਧਾਨ ਵੱਲੋਂ ਅੰਤਿਮ ਮੀਟਿੰਗ ਕਰਨ ਦੀ ਕੋਈ ਤੁੱਕ ਨਹੀਂ ਹੈ। ਉਕਤ ਕਾਂਗਰਸੀ ਆਗੂਆਂ ਨੇ ਕਿਹਾ ਕਿ ਸੰਸਦ ਮੈਂਬਰ ਅਤੇ ਜਿਲ੍ਹਾ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ 3 ਮੈਂਬਰੀ ਪੈਨਲ ਬਣਾ ਕੇ ਸੂਬਾ ਹਾਈਕਮਾਂ ਨੂੰ ਭੇਜਣਗੇ ਪਰ ਹੁਣ ਸੂਬਾ ਇੰਚਾਰਜ ਅਤੇ ਪ੍ਰਧਾਨ ਹਰੇਕ ਦਾਅਵੇਦਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਗੱਲ ਸੁਣ ਰਹੇ ਹਨ। ਅਜਿਹੇ ਹਾਲਾਤ ਵੇਖ ਕੇ ਲੱਗਦਾ ਹੈ ਕਿ ਕੀ ਨਵਾਂ ਚੁਣਿਆ ਸੰਸਦ ਮੈਂਬਰ ਅਤੇ ਜਿਲ੍ਹਾ ਪ੍ਰਧਾਨ ਦੇ ਪੈਨਲ ਦਾ ਫੈਸਲਾ ਕੋਈ ਮਹੱਤਵ ਨਹੀਂ ਰੱਖਦਾ ਹੈ। ਇਸ ਤੋਂ ਪਹਿਲਾਂ ਸੂਬਾ ਇੰਚਾਰਜ ਅਤੇ ਸੂਬਾ ਪ੍ਰਧਾਨ ਦਾ ਹੋਟਲ ਪਹੁੰਚਣ 'ਤੇ ਸੰਸਦ ਮੈਂਬਰ ਚਰਨਜੀਤ ਚੰਨੀ, ਗੁਰਜਿੰਦਰ ਬੇਰੀ, ਵਿਧਾਇਕ ਬਾਵਾ ਹੋਨਰੀ, ਲਾਡੀ ਸੋਹਣਲੀਆ, ਸੁਖਵਿੰਦਰ ਕੋਟਲੀ, ਡਾ. ਨਵਜੋਤ ਦਹੀਆ, ਮਨੂੰ ਵਾਇਦੀ ਤੇ ਹੋਰ ਆਗੂਆਂ ਨੇ ਸਵਾਗਤ ਕੀਤਾ, ਜਿਸ ਤੋਂ ਬਾਅਦ ਬੰਦ ਕਮਰਾ ਮੀਟਿੰਗ ਵਿਚ ਟਿਕਟ ਦੇ ਦਾਅਵੇਦਾਰਾਂ ਵਿਚ ਸੁਰਿੰਦਰ ਕੌਰ, ਪਵਨ ਕੁਮਾਰ, ਵਿਕਾਸ ਸੰਗਰ, ਓਕ. ਬਚਨ ਲਾਲ, ਬਲਬੀਰ ਅੰਗਰਾਵਾ, ਤਰਸੇਮ ਸਿੰਘ ਲਖੋਤਰਾ, ਅੰਕਰ ਰਾਜੀਵ, ਪ੍ਰਤਿਆਲਾ ਭਗਤ ਅਤੇ ਹੋਰਨਾਂ ਨੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ। ਟਿਕਟ ਦੇ ਦਾਅਵੇਦਾਰਾਂ ਵਿਚ ਕੋਈ ਘਮਾਸਾ ਨੂੰ ਵੇਖਦੇ ਹੋਏ ਉਮੀਦ ਜਤਾਈ ਜਾ ਰਹੀ ਹੈ ਕਿ ਕਾਂਗਰਸ ਬਗ਼ਾਵਤ ਦਾ ਰਿਸ਼ਕ ਨਾ ਲੈਂਦਿਆਂ ਆਪਣਾ ਉਮੀਦਵਾਰ 19 ਜਾਂ 20 ਜੂਨ ਨੂੰ ਹੀ ਐਲਾਨੇਗੀ।



## ਸ਼੍ਰੋਮਣੀ ਅਕਾਲੀ ਦਲ 'ਚ ਛਿੜੀ ਚਰਚਾ, ਸੁਖਬੀਰ ਬਾਦਲ ਦੇ ਹੱਥ ਹੀ ਰਹੇਗੀ ਪਾਰਟੀ ਦੀ ਕਮਾਨ !

ਲੁਧਿਆਣਾ 18 ਜੂਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਦੇ ਕਾਰਜਕਾਲ ਦੇ ਚੱਲਦਿਆਂ 2017 ਤੋਂ ਲੈ ਕੇ 2024 ਤੱਕ 6 ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਹੀ ਤਰ੍ਹਾਂ ਹਾਰ ਦਾ ਮੂੰਹ ਦੇਖ ਕੇ ਦਿਨੋ-ਦਿਨ ਪਛੜਦਾ ਜਾ ਰਿਹਾ ਹੈ। ਪਰ ਅਕਾਲੀ ਦਲ ਵਿਚ ਇਸ ਗੱਲ ਦਾ ਰੋਲਾ ਹੋ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਚ ਤਦਬੀਲੀ ਕੀਤੀ ਜਾਵੇ ਅਤੇ ਪਾਰਟੀ ਪ੍ਰਧਾਨ ਕੋਈ ਕਮੇਟੀ ਬਣਾ ਕੇ ਜਾਂ ਕਿਸੇ ਆਪਣੇ ਨੇੜੇ ਦੇ ਬਾਕਾਲੀ ਆਗੂ ਨੂੰ ਪ੍ਰਧਾਨਗੀ ਦੇ ਕੇ ਲਾਂਭੇ ਹੋਣ ਜਾਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦਾ ਡਿਗਿਆ ਹੋਇਆ ਗੁਾਵ ਮੁੜ ਉਪਰ ਉੱਠ ਸਕੇ। ਇਸ ਸਬੰਧੀ ਭਾਂਵੇ ਲੰਘੇ ਦਿਨੀਂ ਕੋਰ ਕਮੇਟੀ 'ਚ ਵੀ ਮੁੱਦਾ ਕਾਫੀ ਜ਼ੋਰ-ਸ਼ੋਰ ਨਾਲ ਉੱਠਿਆ ਅਤੇ ਲੋਕਸਭਾ ਚੋਣਾਂ 'ਚ 10 ਬਾਵਾਂ 'ਤੇ ਜਮਾਨਤ ਜਥੜ ਹੋਣ ਅਤੇ ਵੋਟ ਸ਼ੋਰ ਘਟਣ ਅਤੇ ਹੋਰ ਮਾਮਲੇ ਵੱਡੇ ਪੱਧਰ 'ਤੇ ਚੁੱਕਣ ਦੀ ਖਬਰਾਂ ਬਾਰ ਹੋ ਰਹੀਆਂ ਹਨ। ਪਰ ਹੁਣ ਭਰੋਸੇਯੋਗ ਸੂਤਰਾਂ ਨੇ ਇੱਥੇ ਵੱਡਾ ਇਸ਼ਾਰਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਨੂੰ ਮੁੜ ਲੀਨਾਂ 'ਤੇ ਲਿਆਉਣ ਲਈ ਵਿਦਵਾਨਾਂ ਅਤੇ ਆਲੋਚਕਾਂ



# ਭੋਜਨ ਦੀਆਂ ਉੱਚ ਲਾਗਤਾਂ ਨੇ ਤੋੜੇ ਕੈਨੇਡਾ ਵਾਸੀਆਂ ਦੇ ਲੱਕ, ਪਰਿਵਾਰ ਪਾਲਣ ਲਈ ਕਰ ਰਹੇ ਫੂਡ ਬੈਂਕਾਂ ਵੱਲ ਰੁਖ

ਨਵੀਂ ਦਿੱਲੀ 18 ਜੂਨ। ਇੱਕ ਨਵੀਂ ਰਿਪੋਰਟ ਮੁਤਾਬਕ ਭੋਜਨ ਪਦਾਰਥਾਂ ਦੀਆਂ ਕੀਮਤਾਂ ਲਗਾਤਾਰ ਵਧਦੇ ਕਾਰਨ ਮਹਿੰਗਾਈ ਦਾ ਸੰਕਟ ਵਧਦਾ ਜਾ ਰਿਹਾ ਹੈ। ਕੈਨੇਡਾ ਭਰ ਵਿੱਚ ਦੋ-ਮਾਪਿਆਂ ਵਾਲੇ ਪਰਿਵਾਰ ਆਪਣੇ ਪਰਿਵਾਰਾਂ ਦਾ ਵਿੱਡ ਭਰਨ ਲਈ ਫੂਡ ਬੈਂਕਾਂ ਵੱਲ ਰੁਖ ਕਰ ਰਹੇ ਹਨ। ਫੂਡ ਬੈਂਕਸ ਕੈਨੇਡਾ ਦੁਆਰਾ ਖ਼ੁੱਬਵਾਰ ਨੂੰ ਪ੍ਰਕਾਸ਼ਿਤ 2023 ਹੇਠਲੇ ਕਾਉਂਟ ਵਿੱਚ ਮਾਰਚ 2023 ਵਿੱਚ ਸਾਰੇ ਪ੍ਰਾਂਤਾਂ ਅਤੇ ਪ੍ਰਦੇਸ਼ਾਂ ਦੇ ਫੂਡ ਬੈਂਕ ਡਾਟਾ ਮੁਤਾਬਕ ਇਹ ਸਾਹਮਣੇ ਆਇਆ ਹੈ ਕਿ ਦੋਸ ਭਰ ਵਿੱਚ ਫੂਡ ਬੈਂਕ ਦੀ ਵਰਤੋਂ ਕਿੰਨੀ ਉੱਚੀ ਹੋ ਗਈ ਹੈ। ਇਸ ਸਾਲ ਫੂਡ ਬੈਂਕ ਦੀ ਵਰਤੋਂ ਦਾ ਲਗਭਗ 21 ਪ੍ਰਤੀਸ਼ਤ ਦੋ-ਮਾਪਿਆਂ ਵਾਲੇ ਪਰਿਵਾਰਾਂ ਦੁਆਰਾ ਕੀਤੀ ਗਈ, ਜੋ ਕਿ 2022 ਵਿੱਚ 19.3 ਪ੍ਰਤੀਸ਼ਤ ਅਤੇ 2019 ਵਿੱਚ 18.8 ਪ੍ਰਤੀਸ਼ਤ ਤੋਂ ਵੱਧ ਹੈ। ਸਿੰਗਲ-ਪੇਰੋਂਟ ਪਰਿਵਾਰ 2023 ਵਿੱਚ ਲਗਭਗ 17.3 ਪ੍ਰਤੀਸ਼ਤ ਫੂਡ ਬੈਂਕ ਉਪਭੋਗਤਾਵਾਂ ਦੀ ਨੁਮਾਇੰਦਗੀ ਕਰਦੇ ਹਨ, ਜੋ ਕਿ 2022 (17.9 ਪ੍ਰਤੀਸ਼ਤ) ਅਤੇ 2019 (18.3 ਪ੍ਰਤੀਸ਼ਤ) ਤੋਂ ਥੋੜ੍ਹੀ ਜਿਹੀ ਕਮੀ ਨੂੰ ਦਰਸਾਉਂਦੇ ਹਨ। ਡਾਟਾ ਮੁਤਾਬਕ ਫੂਡ ਬੈਂਕ ਦੇ ਲਗਭਗ ਇੱਕ ਕੈਨੇਡੀਅਨ ਗਰਾਹਕ - 642,257 - ਬੱਚੇ ਹਨ। ਇਹ ਦਰ ਮਹਾਂਮਾਰੀ ਤੋਂ

ਪਹਿਲਾਂ ਤੋਂ "ਸਥਿਰ" ਰਹੀ ਹੈ, ਪਰ ਰਿਪੋਰਟ ਦਾਅਵਾ ਕਰਦੀ ਹੈ ਕਿ ਬੱਚੇ ਆਮ ਆਬਾਦੀ ਦਾ ਸਿਰਫ 20 ਪ੍ਰਤੀਸ਼ਤ ਹਨ। ਰਿਪੋਰਟ ਮੁਤਾਬਕ "ਫੂਡ ਬੈਂਕਾਂ ਨੇ ਦੱਸਿਆ ਕਿ ਬੱਚੇ ਵਾਲੇ ਪਰਿਵਾਰ ਬੱਚਿਆਂ ਦੀ ਦੇਖਭਾਲ ਅਤੇ ਹੋਰ ਬੱਚਿਆਂ ਦੀਆਂ ਲੋੜਾਂ ਦੇ ਖਰਚਿਆਂ ਤੋਂ ਇਲਾਵਾ ਉੱਚ ਰਿਹਾਇਸ਼, ਭੋਜਨ ਅਤੇ ਬਾਲਣ ਦੇ ਖਰਚਿਆਂ ਦੇ ਸੁਮੇਲ ਨਾਲ ਸੰਘਰਸ਼ ਕਰ ਰਹੇ ਹਨ।" ਮਾਰਚ 2023 ਵਿੱਚ ਫੂਡ ਬੈਂਕਾਂ ਵਿੱਚ "ਬੋਮਿਸਾਲ" 1.9 ਮਿਲੀਅਨ ਲੋਕਾਂ ਨੇ ਵਿਜ਼ਿਟ ਕੀਤਾ। ਇਹ 2022 ਤੋਂ 32 ਪ੍ਰਤੀਸ਼ਤ ਵਾਧਾ ਹੈ ਅਤੇ ਮਹਾਂਮਾਰੀ ਤੋਂ ਪਹਿਲਾਂ ਦੇ ਮੁਕਾਬਲੇ 78 ਪ੍ਰਤੀਸ਼ਤ ਦਾ ਵਾਧਾ ਦਰਸਾਉਂਦਾ ਹੈ। ਰਿਪੋਰਟ ਮੁਤਾਬਕ "ਇਹ ਸਿਰਫ ਆਰਥਿਕ ਸਪੈਕਟ੍ਰਮ ਦੇ ਸਭ ਤੋਂ ਹੇਠਲੇ ਪੱਧਰ ਵਾਲੇ ਲੋਕ ਹੀ ਨਹੀਂ ਹਨ ਜੋ ਪੀੜਤ ਹਨ। ਸਗੋਂ "ਬਹੁਤ ਸਾਰੇ ਅਜਿਹੇ ਲੋਕ ਵੀ ਸਾਡੇ ਫੂਡ ਬੈਂਕ ਆ ਰਹੇ ਹਨ ਜਿਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਉਨ੍ਹਾਂ ਨੂੰ ਫੂਡ ਬੈਂਕ ਵੱਲ ਜਾਣ ਦੀ ਜ਼ਰੂਰਤ ਹੋਵੇਗੀ।" ਫੂਡ ਬੈਂਕਾਂ ਤੱਕ ਪਹੁੰਚ ਕਰਨ ਵਾਲੇ ਵਧੇਰੇ ਲੋਕ ਰਿਪੋਰਟ ਕਰ ਰਹੇ ਹਨ ਕਿ ਉਨ੍ਹਾਂ ਦੀ ਆਮਦਨ ਹੈ ਮਤਲਬ ਕਿ ਰੁਜ਼ਗਾਰ ਵਾਲੇ ਕੁਝ ਕੈਨੇਡੀਅਨ ਹੁਣ ਭੋਜਨ ਨੂੰ ਮੈਨ ਤੋਂ ਰੱਖਣ ਲਈ ਸੰਘਰਸ਼ ਕਰ ਰਹੇ ਹਨ। 2019 ਵਿੱਚ

12 ਪ੍ਰਤੀਸ਼ਤ ਦੇ ਮੁਕਾਬਲੇ ਇਸ ਸਾਲ ਫੂਡ ਬੈਂਕ ਦੇ ਲਗਭਗ 17 ਪ੍ਰਤੀਸ਼ਤ ਗਰਾਹਕਾਂ ਨੇ ਨੌਕਰੀ ਦੀ ਰਿਪੋਰਟ ਕੀਤੀ। ਹਾਲਾਂਕਿ, ਜ਼ਿਆਦਾਤਰ (42.4 ਪ੍ਰਤੀਸ਼ਤ) ਫੂਡ ਬੈਂਕ ਉਪਭੋਗਤਾ ਸਮਾਜਿਕ ਸਹਾਇਤਾ ਤੋਂ ਦੂਰ ਰਹਿਣ ਵਾਲੇ ਲੋਕ ਹਨ। ਦੋਸ ਭਰ ਵਿੱਚ ਕੈਨੇਡੀਅਨਾਂ ਨੇ ਕਰਿਆਨੇ ਦੀਆਂ ਭਾਰੀ ਕੀਮਤਾਂ ਨੂੰ ਮਹਿੰਗਾਈ ਦਾ ਮੁੱਖ ਕਾਰਨ ਦੱਸਿਆ ਹੈ। ਇਸ ਕਾਰਨ ਹੀ ਉਹ ਫੂਡ ਬੈਂਕਾਂ ਵੱਲ ਰੁਖ ਕਰ ਰਹੇ ਹਨ। ਓਨਟਾਰੀਓ ਤੋਂ ਇੱਕ ਸਰਵੇਖਣ ਰਿਪੋਰਟ ਵਿੱਚ ਕਿਹਾ, "ਆਮ ਲਾਗਤਾਂ ਹਮੇਸ਼ਾ ਇੱਕ ਮੁੱਖ ਕਾਰਕ ਹੁੰਦੀਆਂ ਹਨ, ਖਾਸ ਤੌਰ 'ਤੇ ਰਿਹਾਇਸ਼, ਪਰ ਭੋਜਨ ਦੀਆਂ ਲਾਗਤਾਂ ਵਿੱਚ ਕੁੱਲ ਵਧੇਰੇ ਨੇ ਆਮਦਨੀ ਦੀ ਸਥਿਤੀ ਦੇ ਨਕਾਰਾਤਮਕ ਪ੍ਰਭਾਵਾਂ ਨੂੰ ਬਹੁਤ ਜ਼ਿਆਦਾ ਵਧਾ ਦਿੱਤਾ ਹੈ।" ਮਹਿੰਗਾਈ ਵਿੱਚ ਕੁਝ ਸੁਧਾਰਾਂ ਦੇ ਬਾਵਜੂਦ, ਪਿਛਲੇ ਕਈ ਸਾਲਾਂ ਵਿੱਚ ਭੋਜਨ ਦੀਆਂ ਕੀਮਤਾਂ ਉੱਚੀਆਂ ਰਹੀਆਂ ਹਨ। ਪਿਛਲੇ ਕਈ ਮਹੀਨਿਆਂ ਵਿੱਚ ਕੀਮਤਾਂ ਵਿੱਚ ਥੋੜ੍ਹੀ ਕਮੀ ਆਉਣ ਦੇ ਬਾਵਜੂਦ ਪਾਸਤਾ, ਫਲ, ਸਬਜ਼ੀਆਂ ਅਤੇ ਮੀਟ ਸਮੇਤ ਕੁਝ ਕਰਿਆਨੇ ਦੀਆਂ ਚੀਜ਼ਾਂ ਅਜੇ ਵੀ ਪਰਿਵਾਰਾਂ ਲਈ ਮਹਿੰਗਾਈਆਂ ਹਨ। ਸਟੈਟਿਸਟਿਕਸ ਕੈਨੇਡਾ ਦੀ ਇੱਕ ਤਾਜ਼ਾ ਰਿਪੋਰਟ ਵਿੱਚ ਕਿਹਾ ਗਿਆ

ਹੈ ਕਿ ਮਾਤਾ-ਪਿਤਾ ਵਾਲੇ ਪਰਿਵਾਰ ਦੇ ਬੱਚਿਆਂ ਨੂੰ ਜਨਮ ਤੋਂ ਲੈ ਕੇ 17 ਸਾਲ ਦੀ ਉਮਰ ਤੱਕ ਪਾਲਣ ਲਈ ਲਗਭਗ 500,000 ਡਾਲਰ ਖਰਚ ਕਰਨਗੇ। ਜੇਕਰ ਬੱਚੇ 22 ਸਾਲ ਦੀ ਉਮਰ ਤੱਕ ਆਪਣੇ ਮਾਂ-ਬਾਪ ਨਾਲ ਰਹਿੰਦੇ ਹਨ ਤਾਂ ਇਹ ਕੀਮਤ 29 ਪ੍ਰਤੀਸ਼ਤ ਵਧ ਜਾਂਦੀ ਹੈ ਇਸ ਰਿਪੋਰਟ ਵਿੱਚ, ਦੋ-ਮਾਪਿਆਂ ਵਾਲੇ ਪਰਿਵਾਰਾਂ ਲਈ ਭੋਜਨ ਤੀਬਰਾ ਸਭ ਤੋਂ ਵੱਡਾ ਖਰਚਾ ਅਤੇ ਇੱਕ-ਮਾਪਿਆਂ ਵਾਲੇ ਪਰਿਵਾਰਾਂ ਲਈ ਦੂਜਾ ਸਭ ਤੋਂ ਵੱਡਾ ਖਰਚਾ ਹੈ। ਹੇਠਲੇ ਕਾਉਂਟ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਪਰਿਵਾਰਾਂ ਉੱਤੇ ਮਹਿੰਗਾਈ ਦੇ ਵਧਦੇ ਦਬਾਅ ਰਿਕਾਰਡ-ਉੱਚ ਫੂਡ ਬੈਂਕ ਦੀ ਵਰਤੋਂ ਵਿੱਚ ਯੋਗਦਾਨ ਪਾ ਰਹੇ ਹਨ। ਫੂਡ ਬੈਂਕਸ ਕੈਨੇਡਾ ਇੱਕ ਚੈਰੀਟੇਬਲ ਸੰਸਥਾ ਹੈ ਜੋ ਪੂਰੇ ਕੈਨੇਡਾ ਵਿੱਚ ਫੂਡ ਬੈਂਕ ਡਾਈਚਾਰਜ ਦੀ ਨੁਮਾਇੰਦਗੀ ਕਰਦੀ ਹੈ। 1987 ਵਿੱਚ ਸਥਾਪਿਤ, ਫੂਡ ਬੈਂਕਸ ਕੈਨੇਡਾ ਦਾ ਨੈੱਟਵਰਕ 10 ਸੂਬਾਈ ਐਸੋਸੀਏਸ਼ਨਾਂ ਅਤੇ 500 ਤੋਂ ਵੱਧ ਸਥਾਨਕ ਫੂਡ ਬੈਂਕਾਂ ਦਾ ਬਣਿਆ ਹੋਇਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਘੱਟ ਕੀਮਤ, ਘੱਟ ਉਜਰਤਾਂ ਅਤੇ ਕੰਮ ਦੇ ਲੋੜੀਂਦੇ ਘੱਟ ਕੁਝ ਹੋਰ ਕਾਰਨ ਸਨ ਜਿਨ੍ਹਾਂ ਕਾਰਨ ਕੈਨੇਡੀਅਨਾਂ ਨੂੰ ਫੂਡ ਬੈਂਕਾਂ 'ਤੇ ਭਰੋਸਾ ਕਰਨਾ ਪਿਆ।

## ਸੂਰੂਆਤੀ ਕਾਰੋਬਾਰ ਵਿੱਚ ਦੋ ਪੈਸੇ ਦੇ ਵਧੇ ਨਾਲ 83.23 ਪ੍ਰਤੀ ਡਾਲਰ 'ਤੇ ਪੁੱਜਾ ਰੁਪਿਆ

ਮੁੰਬਈ 18 ਜੂਨ। ਘਰੇਲੂ ਸੋਧ ਬਾਜ਼ਾਰਾਂ ਦੇ ਸਕਾਰਾਤਮਕ ਰੁਖ ਅਤੇ ਆਲਮੀ ਬਾਜ਼ਾਰਾਂ ਵਿੱਚ ਅਮਰੀਕੀ ਕਰੋਸੀ ਦੇ ਕਮਜ਼ੋਰ ਰੁਖ ਦੇ ਵਿਚਕਾਰ, ਰੁਪਏ ਵਿੱਚ ਤਿੰਨ ਦਿਨਾਂ ਤੋਂ ਚੱਲੀ ਆ ਰਹੀ ਗਿਰਾਵਟ ਨੂੰ ਆਖਰਕਾਰ ਸੁੱਕਰਵਾਰ ਨੂੰ ਰੋਕਿਆ ਗਿਆ। ਸੂਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਦੋ ਪੈਸੇ ਦੀ ਮਜ਼ਬੂਤੀ ਨਾਲ 83.23 ਤੱਕ ਪਹੁੰਚ ਗਿਆ। ਹਾਲਾਂਕਿ, ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਦਾ ਭਾਰਤੀ ਮੁਦਰਾ 'ਤੇ ਪ੍ਰਭਾਵ ਜਾਰੀ ਹੈ। ਅੰਤਰਰਾਸ਼ਟਰੀ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 83.24 ਪ੍ਰਤੀ ਡਾਲਰ 'ਤੇ ਖੁੱਲ੍ਹਣ ਤੋਂ ਬਾਅਦ 83.23 ਪ੍ਰਤੀ



ਡਾਲਰ 'ਤੇ ਪਹੁੰਚ ਗਿਆ। ਇਹ ਪਿਛਲੇ ਬੰਦ ਪੱਧਰ ਦੇ ਮੁਕਾਬਲੇ ਦੋ ਪੈਸੇ ਦਾ ਵਾਧਾ ਹੈ। ਵੀਰਵਾਰ ਨੂੰ ਰੁਪਿਆ 83.25 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.03 ਫੀਸਦੀ ਦੀ ਗਿਰਾਵਟ ਦੇ ਨਾਲ 106.57 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬੈਂਚਮਾਰਕ ਵਿਊਚਰਜ 1.27 ਫੀਸਦੀ ਵਧ ਕੇ 89.05 ਡਾਲਰ ਪ੍ਰਤੀ ਬਰੈਲ 'ਤੇ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ ਆਈ ਆਈ) ਨੇ ਵੀਰਵਾਰ ਨੂੰ 7,702.53 ਕਰੋੜ ਰੁਪਏ ਦੇ ਸੋਧ ਵੇਚੇ।

## ਖੰਨਾ 'ਚ ਵਿਆਹ ਵਾਲੇ ਘਰ 'ਚ ਮਚੇ ਮੁੱਢ, ਤੋਰੇ ਸੁਦਾਈ ਹੋਇਆ ਸਾਰਾ ਟੱਬਰ


ਖੰਨਾ 18 ਜੂਨ। ਖੰਨਾ ਦੇ ਨੌਜਵਾਂ ਪਿੰਡ ਅਲੁਣਾ ਪੱਲਾ 'ਚ ਵਿਆਹ ਵਾਲੇ ਇੱਕ ਘਰ ਨੂੰ ਭਿਆਨਕ ਅੱਗ ਲੱਗ ਗਈ। ਇਸ ਗਰੀਬ ਪਰਿਵਾਰ ਨੇ ਘਰ 'ਚ ਵਿਆਹ ਰੱਖਿਆ ਹੋਇਆ ਸੀ। ਘੀ ਦੇ ਵਿਆਹ ਲਈ ਜੋੜ ਕੇ ਰੱਖੇ ਡੇਢ ਲੱਖ ਰੁਪਏ ਅਤੇ ਦਾਜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਰ 'ਚ ਮੌਜੂਦ ਬੱਚੇ ਅਤੇ ਪਰਿਵਾਰਕ ਮੈਂਬਰ ਆਪਣੀ ਜਾਨ ਬਚਾਉਣ ਲਈ ਬਾਹਰ ਭੱਜੇ। ਖੰਨਾ ਵਾਇਰ ਸਟੇਸ਼ਨ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਵਾਇਰਮੈਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਵਾਇਰ ਸਟੇਸ਼ਨ 'ਤੇ ਫੌਨ ਆਇਆ ਸੀ ਕਿ ਅਲੁਣਾ ਪੱਲਾ 'ਚ ਇੱਕ ਘਰ ਨੂੰ ਅੱਗ ਲੱਗੀ ਹੈ ਅਤੇ ਉਹ ਤੁਰੰਤ ਖੰਨਾ ਤੋਂ ਮੌਕੇ



'ਤੇ ਪੁੱਜੇ। ਉੱਥੇ ਗਲਤ ਅਜਿਹੇ ਸਨ ਕਿ ਪੂਰੇ ਘਰ ਨੂੰ ਅੱਗ ਲੱਗ ਗਈ ਸੀ। ਉਦੋਂ ਹੀ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਨੂੰ ਨੌਜਵਾਂ ਘਰਾਂ ਤੱਕ ਫੈਲਣ ਤੋਂ ਰੋਕਿਆ ਗਿਆ। ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਵਾਇਰਮੈਨ ਨੇ ਦੱਸਿਆ ਕਿ ਇਹ ਸਤਨਾਮ ਸਿੰਘ ਦਾ ਘਰ ਹੈ। ਸਤਨਾਮ ਦੀ ਘੀ ਦੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਵਿਆਹ ਦੇ ਖਰਚੇ ਲਈ ਪੈਸੇ ਜੋੜ ਕੇ ਰੱਖੇ ਸੀ ਅਤੇ ਦਾਜ ਦਾ ਸਾਮਾਨ ਰੱਖਿਆ ਗਿਆ ਸੀ। ਇਹ ਸਭ ਕੁਝ ਅੱਗ ਨੇ ਸਾੜ ਦਿੱਤਾ। ਸਤਨਾਮ ਸਿੰਘ ਮਜ਼ਦੂਰੀ ਕਰਦਾ ਹੈ। ਉਸਨੇ ਆਪਣੀ ਘੀ ਦੇ ਵਿਆਹ ਲਈ ਇੱਕ-ਇੱਕ ਚੀਜ਼ ਖਰੀਦ ਕੇ ਜੋੜ ਕੇ ਰੱਖੀ ਹੋਈ ਸੀ। ਸਾਮਾਨ ਇੱਕ ਕਮਰੇ 'ਚ ਰੱਖਿਆ ਹੋਇਆ ਸੀ। ਇਸ ਕਮਰੇ 'ਚ ਬਿਜਲੀ ਦੀਆਂ ਤਾਰਾਂ ਬਾਹਰ ਸਨ। ਤਾਰਾਂ 'ਚ ਸਾੜ ਸਰਕਣ ਹੋਣ ਕਾਰਨ ਅੱਗ ਫੈਲ ਗਈ। ਅੱਗ ਨਾਲ ਸਾਰਾ ਸਾਮਾਨ ਸੜ ਗਿਆ।

## ਗੁਰੂ ਨਗਰੀ ਅੰਮ੍ਰਿਤਸਰ 'ਚ ਵੱਡੀ ਵਾਰਦਾਤ, 17 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ 18 ਜੂਨ। ਘਰ ਨੂੰ ਜਾ ਰਹੇ 17 ਸਾਲਾ ਆਦਿਤਿਆ ਕੁਮਾਰ ਦਾ ਤੇਜ਼ਧਾਰ ਕਿਪਾਨਾਂ ਅਤੇ ਚਾਕੂਆਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਸ ਨੇ ਰੋਹਿਨ, ਨਿਤਿਨ, ਸੋਨੂੰ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਸਵਿੱ ਵ ਕੁਮਾਰ ਨੇ ਦੱਸਿਆ ਕਿ ਉਸ ਦਾ ਵੱਡਾ ਮੁੰਡਾ



ਆਦਿਤਿਆ ਸਰਕਾਰੀ ਸੀ. ਐੱਸ. ਈ. ਸਕੂਲ ਕਰਮਪੁਰਾ ਵਿੱਚ 9ਵੀਂ ਜਮਾਤ ਦਾ ਵਿਦਿਆਰਥੀ ਸੀ। ਬੀਤੀ ਰਾਤ ਉਹ ਆਪਣੇ ਛੋਟੇ ਭਰਾ ਪਵਨ ਕੁਮਾਰ ਨਾਲ ਪੀੜ ਨਗਰ ਸਥਿਤ ਗੁਨੀਮਾਨ ਮੱਦਰ ਵਿੱਚ ਮੱਥਾ ਟੇਕਣ ਗਿਆ ਸੀ, ਜਦੋਂ ਉਹ ਵਾਪਸ ਆ ਰਹੇ ਸਨ ਤਾਂ ਉਕਤ ਮੁਲਜਮਾਂ ਨੇ ਆਦਿਤਿਆ ਨੂੰ ਘੇਰ ਲਿਆ ਅਤੇ ਤੇਜ਼ਧਾਰ ਚਾਕੂਆਂ ਨਾਲ ਹਮਲਾ ਕਰ ਕੇ ਉਸ ਨੂੰ ਬਰੀ ਤਰ੍ਹਾਂ ਜਖਮੀ ਕਰ ਦਿੱਤਾ। ਆਦਿਤਿਆ ਖੂਨ ਨਾਲ ਲਥਕ ਜ਼ਖਮੀ 'ਤੇ ਡਿੱਗ ਪਿਆ, ਜਦੋਂ ਉਸ ਨੇ ਰੋਲਾ ਪਾਇਆ ਤਾਂ ਮੁਲਜਮ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਉਹ ਆਪਣੇ ਮੁੰਡੇ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਲੈ ਕੇ ਆਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

## ਛੋਟਾ ਹਾਥੀ 'ਚ ਸਵਾਰ ਚਾਲਕ ਤੋਂ 9 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ

ਨੂਰਪੁਰਬੇਦੀ 18 ਜੂਨ। ਸਥਾਨਕ ਪੁਲਸ ਨੇ ਵੀਰਵਾਰ ਇੱਕ ਛੋਟਾ ਹਾਥੀ ਟਾਟਾ ਏਸ ਗੱਡੀ 'ਚ ਸਵਾਰ ਚਾਲਕ ਤੋਂ 9 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਨ 'ਚ ਸ਼ਲਫਤਾ ਹਾਸਲ ਕੀਤੀ ਹੈ। ਪੁੱਤਰ ਜਾਣਕਾਰੀ ਅਨੁਸਾਰ ਚੌਕੀ ਹਰੀਪੁਰ ਦੇ ਇਚਾਰਨ ਏ. ਐੱਸ. ਆਈ. ਸੋਣ ਸਿੰਘ ਸਮੇਤ ਪੁਲਸ ਪਾਰਟੀ 'ਚ ਸ਼ਾਮਲ ਏ. ਐੱਸ. ਆਈ. ਦਿਲਬਾਗ ਸਿੰਘ, ਸਿਪਾਹੀ ਸਤਿੰਦਰਪਾਲ ਸਿੰਘ ਅਤੇ ਸਿਪਾਹੀ ਹਰਵਿੰਦਰ ਸਿੰਘ ਨਸ਼ਿਆਂ ਸਬੰਧੀ ਚੈਕਿੰਗ ਲਈ ਨਾਕਾਬੰਦੀ ਦੌਰਾਨ ਨੂਰਪੁਰਬੇਦੀ-ਬਲਾਚੌਰ ਮੁੱਖ ਮਾਰਗ 'ਤੇ ਪੌਦੇ ਕੋਲਿਨੂਰ ਪੋਲਿਸ ਪਿੰਡ ਜੱਟਪੁਰ ਵਿਖੇ ਮੌਜੂਦ ਸੀ। ਚੌਕੀ ਇਚਾਰਨ ਸੋਣ ਸਿੰਘ ਨੇ ਦੱਸਿਆ ਕਿ ਰਾਤ ਕਰੀਬ ਸਵਾ 10 ਵਜੇ ਜਦੋਂ ਉਨ੍ਹਾਂ ਨੂੰ ਕਰੋਲਗੜ ਵੱਲੋਂ ਇੱਕ ਛੋਟਾ ਹਾਥੀ ਨੰਬਰ ਪੀ.



ਨੂੰ ਟਾਰਚ ਦੇ ਇਸ਼ਾਰੇ ਨਾਲ ਰੁਕਣ ਦਾ ਇਸ਼ਾਰਾ ਕੀਤਾ ਪਰ ਚਾਲਕ ਨੇ ਤੇਜ਼ੀ ਨਾਲ ਛੋਟੇ ਹਾਥੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਸਾਥੀ ਪੁਲਸ ਕਰਮਚਾਰੀਆਂ ਦੀ ਸਹਾਇਤਾ ਨਾਲ

ਕਾਬੂ ਕਰਕੇ ਜਦੋਂ ਵਾਹਨ ਦੀ ਤਲਾਸ਼ੀ ਲਈ ਤਾਂ ਕੰਡਕਟਰ ਦੀ ਸੀਟ ਦੇ ਹੇਠਾਂ ਰੱਖੇ ਪੁਲਸਟਿਕ ਦੇ ਬੋਰੇ 'ਚ 9 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਚਾਲਕ ਜਿਸ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਿਰਪਾਲ ਸਿੰਘ ਨਿਵਾਸੀ ਪਿੰਡ ਘਾਹੀਮਾਜਰਾ, ਥਾਨਾ ਨੂਰਪੁਰਬੇਦੀ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿੱਲਾਫ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕਬਿੱਤ ਏਸੀ ਨੂੰ ਦੁਪਹਿਰ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਨਾਯਗ ਜੱਜ ਨੇ ਉਸ ਨੂੰ ਇੱਕ ਦਿਨ ਦੇ ਪੁਲਸ ਰਿਮਾਂਡ 'ਤੇ ਭੇਜਣ ਦਾ ਆਦੇਸ਼ ਦਿੱਤਾ।

## ਪਹਿਲਾਂ ਰੋਲੀ ਕੁੜੀ ਦੀ ਪੱਤ, ਫਿਰ ਬਣਾਈ ਵੀਡੀਓ, ਹੁਣ ਅਮਰੀਕਾ ਪਹੁੰਚ ਕਰ 'ਤਾ ਇੱਕ ਹੋਰ ਕਾਂਡ

ਦੇਰਾਹਾ 18 ਜੂਨ। ਸੋਲ ਨੈੱਟਵਰਕ ਸਾਈਟ ਵੇਸਬੁੱਕ 'ਤੇ ਦੇਸਤੀ ਕਰਨ ਤੋਂ ਬਾਅਦ ਇੱਕ ਮੁੰਡੇ ਵੱਲੋਂ ਆਪਣੀ ਦੇਸਤੀ ਕੁੜੀ ਨੂੰ ਪੇਸ਼ ਨਾਲ ਹੋਟਲ 'ਚ ਲਿਆ ਕੇ ਉਸ ਨਾਲ ਜਬਰ-ਜ਼ਿੰਨਾਹ ਕਰਨ ਉਪਰੰਤ ਵਿਦੇਸ਼ ਦੌੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਬਰ-ਜ਼ਿੰਨਾਹ ਦਾ ਸਿੱਕਾਰ ਹੋਈ ਕੁੜੀ ਨੇ ਪੁਲਸ ਨੂੰ ਦਰਜ ਕਰਵਾਈ ਸਿੱਕਾਰ 'ਚ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਬੇਗੋਵਾਲ ਤਹਿਸੀਲ ਭੁਲਬ ਜ਼ਿਲ੍ਹਾ ਕਪੂਰਥਲਾ ਨਾਲ ਉਸ ਦੀ ਵੇਸਬੁੱਕ 'ਤੇ ਸਾਲ 2020 'ਚ ਗੱਲਬਾਤ ਹੋਈ ਜੋ ਪੀੜਤਾ ਨੂੰ ਪਸੰਦ ਕਰਦਾ ਸੀ ਅਤੇ ਵਿਆਹ ਕਰਵਾਉਣਾ ਚਾਹੁੰਦਾ ਸੀ। ਮੁਲਜਮ ਹਰਜਿੰਦਰ ਸਿੰਘ, ਉਸ ਨੂੰ ਪਰਿਵਾਰਕ ਮੈਂਬਰਾਂ ਨਾਲ ਫੋਨ 'ਤੇ ਗੱਲ ਕਰਵਾਉਣ ਦੇ ਬਹਾਨੇ ਨਾਲ ਹੋਟਲ ਦੇ ਕਮਰੇ 'ਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿੰਨਾਹ ਕੀਤਾ। ਬਾਅਦ 'ਚ ਵਿਆਹ ਕਰਵਾਉਣ ਦੇ ਬਹਾਨੇ ਉਸ ਨਾਲ ਜਬਰਦਸਤੀ ਸਰੀਰਕ ਸਬੰਧ ਬਣਾਉਣਾ ਰਿਹਾ। ਇਸ ਦੌਰਾਨ ਉਸਦੀਆਂ ਫੋਟੋਆਂ ਵੀ ਖਿੱਚੀਆਂ ਤੇ ਵੀਡੀਓ ਵੀ ਬਣਾਈ। ਅਗਸਤ 2022 'ਚ ਮੁਲਜਮ ਹਰਜਿੰਦਰ ਸਿੰਘ ਉਸਨੂੰ ਗੁੰਮਗਾਰ ਕਰਦਾ ਹੋਇਆ ਸਪੱਨ ਚਲਾ ਗਿਆ। ਉਪਰੰਤ ਅੱਗੇ ਅਮਰੀਕਾ ਚਲਾ ਗਿਆ। ਹੁਣ ਮੁਲਜਮ ਨੇ ਉਸ ਨਾਲ ਵਿਆਹ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਇਸ ਸ਼ਿਕਾਇਤ ਦੇ ਆਧਾਰ 'ਤੇ ਦੇਰਾਹਾ ਪੁਲਸ ਨੇ ਮੁਲਜਮ ਹਰਜਿੰਦਰ ਸਿੰਘ ਖਿੱਲਾਫ ਕੇਸ ਦਰਜ ਕੀਤਾ ਹੈ।

ਪੰਜਾਬ ਵਿੱਚ ਫੜਿਆ ਗਿਆ ਵੱਡਾ ਅੱਤਵਾਦੀ ਗਿਰੋਹ, ਭਾਰੀ ਗਿਣਤੀ 'ਚ ਗਥਿਆਰ ਬਰਾਮਦ

ਚੰਡੀਗੜ੍ਹ 18 ਜੂਨ। ਐੱਸ. ਏ. ਨਗਰ ਪੁਲਸ ਨੇ ਵੱਡੀ ਸ਼ਲਫਤਾ ਹਾਸਲ ਕਰਦੇ ਹੋਏ ਇੱਕ ਖਤਰਨਾਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਕਾਰਕੁੰਨਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਬੱਬਰ ਖਾਲਸਾ ਕਾਰਕੁੰਨਾਂ ਨੂੰ ਪੰਜਾਬ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਪੰਜਾਬ ਗੋਰਵ ਯਾਦਵ ਨੇ ਦਿੱਤੀ ਹੈ। ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅੱਤਵਾਦੀ ਮਾਡਿਊਲ ਨੂੰ ਟਾਰਗੇਟ ਕਿਲਿੰਗ ਲਈ ਡਰੋਨ ਰਾਹੀਂ ਗਥਿਆਰਾਂ ਦੀ ਸਪਲਾਈ ਦਿੱਤੀ ਗਈ ਸੀ। ਇਸ ਮਾਡਿਊਲ ਨੂੰ ਪਾਕਿਸਤਾਨ ਅਧਾਰਿਤ ਅੱਤਵਾਦੀ ਹਰਵਿੰਦਰ ਰਿਦਾ ਦਾ ਸਮਰਥਨ ਹਾਸਲ ਸੀ ਜੋ ਆਈ. ਐੱਸ. ਆਈ. ਦੀ ਮਦਦ ਨਾਲ ਇਨ੍ਹਾਂ ਨੂੰ ਗਥਿਆਰ ਅਤੇ ਹੋਰ ਮਦਦ ਮੁਹੱਈਆ ਕਰਵਾਉਣਾ ਸੀ। ਫੜੇ ਗਏ ਅੱਤਵਾਦੀਆਂ ਤੋਂ 6 ਪਿਸਤੌਲ ਅਤੇ 275 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁੱਖ ਮੰਤਰੀ ਦੇ ਵਿਜਨ ਅਨੁਸਾਰ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹਾਂ।

## ਗਾਂਗਕਾਂਗ ਵਲੋਂ ਵੱਡਾ ਐਲਾਨ : ਵਿਦੇਸ਼ੀ ਘਰ ਖਰੀਦਦਾਰਾਂ ਅਤੇ ਸ਼ੋਅਰ ਕਾਰੋਬਾਰੀਆਂ ਲਈ ਟੈਕਸਾਂ 'ਚ ਕੀਤੀ ਕਟੌਤੀ

ਗਾਂਗਕਾਂਗ 18 ਜੂਨ। ਗਾਂਗਕਾਂਗ ਨੇ ਬਾਜ਼ਾਰ ਨੂੰ ਉਤਸ਼ਾਹ ਦੇਣ ਲਈ ਕੁੱਝ ਘਰ ਖਰੀਦਦਾਰਾਂ ਅਤੇ ਸ਼ੋਅਰ ਕਾਰੋਬਾਰੀਆਂ ਲਈ ਟੈਕਸਾਂ 'ਚ ਖ਼ੁੱਬਵਾਰ ਨੂੰ ਕਟੌਤੀ ਕੀਤੀ। ਇਸ ਕਦਮ ਦਾ ਮਕਸਦ ਸ਼ਹਿਰ ਦੀ ਗਲੋਬਲ ਵਿੱਤੀ ਕੇਂਦਰ ਵਜੋਂ ਸਾਖ ਕਾਇਮ ਰੱਖਣਾ ਹੈ। ਮੁੱਖ ਕਾਰਜਕਾਰੀ ਜਾਨ ਲੀ ਨੇ ਕਿਹਾ ਕਿ ਰਿਹਾਇਸ਼ੀ ਖਰੀਦਦਾਰਾਂ ਅਤੇ ਵਧੇਰੇ ਜਾਇਦਾਦ ਖਰੀਦਣ ਦੇ ਇੱਛੁਕ ਮੌਜੂਦਾ ਸਥਾਨਕ ਮਕਾਨ ਮਾਲਕਾਂ 'ਤੇ ਲਗਾਈ ਜਾਣ ਵਾਲੇ ਵਾਧੂ ਸਟੈਪ ਡਿਊਟੀ ਨੂੰ ਅੱਪ ਕਰ ਦਿੱਤਾ ਜਾਵੇਗਾ। ਸਾਲਾਨਾ ਨੀਤੀ ਸੰਬੰਧਨ ਵਿੱਚ ਲੀ ਨੇ ਸ਼ੋਅਰ ਦੀ ਖਰੀਦ-ਫਰੋਖਤ 'ਤੇ ਸਟੈਪ ਡਿਊਟੀ ਨੂੰ 0.13 ਫੀਸਦੀ ਤੋਂ ਘਟਾ ਕੇ 0.1 ਫੀਸਦੀ ਕਰਨ ਦੀ ਯੋਜਨਾ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇੱਕ ਵਿੱਤੀ ਕੇਂਦਰ ਵਜੋਂ ਸ਼ਹਿਰ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਇੱਕ ਵਾਈਬੈਂਟ ਸ਼ੋਅਰ ਬਾਜ਼ਾਰ ਅਹਿਮ ਹੈ। ਅਧਿਕਾਰਕ ਐਂਕੜਿਆਂ ਮੁਤਾਬਕ ਪਿਛਲੇ ਦਸੰਬਰ 'ਚ ਘਰ ਦੀਆਂ ਕੀਮਤਾਂ 'ਚ ਸਾਲਾਨਾ ਆਧਾਰ 'ਤੇ 15 ਫੀਸਦੀ ਦੀ ਗਿਰਾਵਟ ਆਈ ਅਤੇ 2022 ਵਿੱਚ

ਰਿਹਾਇਸ਼ੀ ਜਾਇਦਾਦ ਲੈਣ-ਦੇਣ 39 ਫੀਸਦੀ ਘਟ ਗਿਆ ਹੈ। ਹਾਲਾਂਕਿ ਗਾਂਗਕਾਂਗ ਦੀ ਸੀਮਤ ਪ੍ਰਭਾਵ ਪਵੇਗਾ। ਲੀ ਵਲੋਂ ਐਲਾਨੀਆਂ ਹੋਰ ਨੀਤੀਗਤ ਵਿਸ਼ੇਸ਼ਤਾਵਾਂ 'ਚ ਨਿਵੇਸ਼ਕਾਂ ਲਈ ਇੱਕ ਐਂਟਰੀ ਪ੍ਰੋਗਰਾਮ ਅਤੇ ਨਵਵੇਂ ਬੱਚਿਆਂ ਦੇ ਮਾਤਾ-ਪਿਤਾ ਨੂੰ 20,000 ਗਾਂਗਕਾਂਗ ਡਾਲਰ (2,556 ਅਮਰੀਕੀ ਡਾਲਰ) ਦਾ ਨਕਦ ਬੋਨਸ ਸ਼ਾਮਲ ਹੈ।



## ਲੜਾਈ ਦਾ ਬਦਲਾ ਲੈਣ ਜਾ ਰਹੇ ਨੌਜਵਾਨਾਂ ਨਾਲ ਰਾਹ 'ਚ ਹੀ ਵਾਪਰ ਗਿਆ ਭਾਣਾ, ਮੌਤ ਦੀ ਵਜ੍ਹਾ ਬਣੇ ਆਪਣੇ ਹੀ ਹਥਿਆਰ

ਚੰਡੀਗੜ੍ਹ 18 ਜੂਨ। ਸ਼ੁੱਕਰਵਾਰ ਰਾਤ ਰਾਮਦਰਬਾਰ ਮੰਡ ਨੇੜੇ ਚਾਕੂ ਨਾਲ ਕੀਤੇ ਹਮਲੇ ਦਾ ਬਦਲਾ ਲੈਣ ਜਾ ਰਹੇ ਦੋ ਨਾਬਾਲਗਾਂ ਦੀ ਐਕਟਿਵਾ ਫਿਸਲ ਗਈ। ਜਿਵੇਂ ਹੀ ਇਹ ਸਭਕ 'ਤੇ ਡਿੱਗੀ ਤਾਂ ਐਕਟਿਵਾ ਦੇ ਪਿੱਛੇ ਬੈਠੇ 17 ਸਾਲਾ ਨਾਬਾਲਗਾਂ ਦੀ ਛਾਤੀ 'ਚ ਅਤੇ ਡਰਾਈਵਰ ਦੇ ਵਿੱਡ 'ਚ ਚਾਕੂ ਲੱਗ ਗਿਆ ਅਤੇ ਉਹ ਲੁਗ-ਲੁਗ ਹੋ ਗਿਆ। ਪੁਲਸ ਨੇ ਦੋਵਾਂ ਨੂੰ ਜੀ. ਐੱਮ. ਸੀ. ਐੱਚ. ਸੈਕਟਰ-32 ਵਿੱਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਪਿੱਛੇ ਬੈਠੇ ਰਾਮਦਰਬਾਰ ਦੇ ਰਹਿਣ ਵਾਲੇ 17 ਸਾਲਾ ਅਮਨ ਨੂੰ ਮ੍ਰਿਤਕ ਘੋਸ਼ਣਾ ਦਿੱਤਾ, ਜਦਕਿ ਡਰਾਈਵਰ ਜੀਹਾਨ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਸੈਕਟਰ-47 ਸਥਿਤ ਸੈਂਟਰਲ ਸਕੂਲ ਵਿੱਚ 11ਵੀਂ ਜਮਾਤ ਦਾ ਵਿਦਿਆਰਥੀ ਸੀ। ਸੈਕਟਰ-31 ਥਾਣਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਜ਼ਖਮੀ ਜੀਹਾਨ ਦੇ ਬਿਆਨਾਂ ਮੁਤਾਬਕ ਹਾਦਸਾ ਐਕਟਿਵਾ ਫਿਸਲਣ ਕਾਰਨ ਵਾਪਰਿਆ। ਸੈਕਟਰ-31 ਥਾਣਾ ਪੁਲਸ ਨੇ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਇਹ ਘਟਨਾ ਸ਼ੁੱਕਰਵਾਰ ਰਾਤ 9.30 ਵਜੇ ਦੀ ਹੈ। ਰਾਮਦਰਬਾਰ ਦਾ ਰਹਿਣ ਵਾਲਾ 16 ਸਾਲਾ ਜੀਹਾਨ ਆਪਣੇ 17 ਸਾਲਾ ਦੋਸਤ ਅਮਨ ਨੂੰ ਐਕਟਿਵਾ ਦੇ ਪਿੱਛੇ ਬੈਠਾ ਕੇ ਹਮਲੇ ਦਾ ਬਦਲਾ ਲੈਣ ਜਾ ਰਿਹਾ ਸੀ। ਜਦੋਂ ਦੋਵੇਂ ਰਾਮਦਰਬਾਰ ਦੇ ਮੰਡ ਨੇੜੇ ਪਹੁੰਚੇ ਤਾਂ ਐਕਟਿਵਾ ਫਿਸਲ ਗਈ ਅਤੇ ਪੈਟੀ ਨੇੜੇ ਰੱਖਿਆ ਚਾਕੂ ਦੋਵਾਂ ਨਾਬਾਲਗਾਂ ਦੀ ਛਾਤੀ ਵਿੱਚ ਚੱਲ ਗਿਆ ਅਤੇ ਖੂਨ ਵਗਣ ਲੱਗਾ। ਉਥੋਂ ਜਾ ਰਹੇ ਇੱਕ ਨੌਜਵਾਨ ਨੇ ਦੋਵਾਂ ਨੂੰ ਜੀ. ਐੱਮ. ਸੀ. ਐੱਚ.-32 ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਮਨ ਨੂੰ ਮ੍ਰਿਤਕ ਘੋਸ਼ਣਾ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਅਮਨ ਦੇ ਦਿਲ ਦੇ ਕੋਲ ਚਾਕੂ ਵੱਜਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ, ਜਦਕਿ ਜੀਹਾਨ ਦੇ ਪੇਟ 'ਚ ਚਾਕੂ ਵੱਜਾ ਸੀ। ਉਸ ਦੀ ਗਲਤ ਠੀਕ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਦਲਬੀਰ ਸਿੰਘ ਅਤੇ ਸੈਕਟਰ-31 ਥਾਣਾ ਇੰਚਾਰਜ ਰਾਮ ਰਤਨ ਪੁਲਸ ਟੀਮ ਨਾਲ ਮੌਕੇ 'ਤੇ ਪੁੱਜੇ।

## ਹੁਣ ਈ-ਕਾਮਰਸ ਕੰਪਨੀਆਂ ਗਾਹਕਾਂ ਨੂੰ ਨਹੀਂ ਲਾ ਸਕਣਗੀਆਂ ਚੂਨਾ, 'ਡਾਰਕ ਪੈਟਰਨ' 'ਤੇ ਸਿਕੰਜਾ ਕਸੇਗੀ ਸਰਕਾਰ

ਨਵੀਂ ਦਿੱਲੀ 18 ਜੂਨ। ਤਿਉਹਾਰਾਂ ਦੇ ਸੀਜਨ 'ਚ ਈ-ਕਾਮਰਸ ਕੰਪਨੀਆਂ ਦੀ ਸੇਲ ਦੀ ਸਾਰਿਆਂ ਨੂੰ ਬੇਸਬਰੀ ਨਾਲ ਉਡੀਕ ਰਹਿੰਦੀ ਹੈ। ਲੋਕ ਆਪਣੀ ਸ਼ਾਪਿੰਗ ਲਿਸਟ ਅਤੇ ਬਜਟ ਤਿਆਰ ਕਰਦੇ ਹਨ ਪਰ ਕਈ ਵਾਰ ਗਾਹਕਾਂ ਨੂੰ ਲੁਭਾਉਣ ਲਈ ਕੰਪਨੀਆਂ ਅਜਿਹੀਆਂ ਮਾਰਕੀਟਿੰਗ ਰਣਨੀਤੀਆਂ ਅਪਣਾਉਂਦੀਆਂ ਹਨ, ਜੋ ਅਖੀਰ 'ਚ ਗਾਹਕਾਂ ਨੂੰ ਹੀ ਚੂਨਾ ਲਾ ਦਿੰਦੀਆਂ ਹਨ। ਹੁਣ ਇਹ ਹੋਰ ਜ਼ਿਆਦਾ ਦਿਨ ਨਹੀਂ ਚੱਲੇਗਾ, ਕਿਉਂਕਿ ਸਰਕਾਰ ਨੇ ਈ-ਕਾਮਰਸ ਕੰਪਨੀਆਂ ਦੇ ਇਨ੍ਹਾਂ ਤੌਰ-ਤਰੀਕਿਆਂ 'ਤੇ ਲਗਾ ਕੌਂਸਟ ਦੀ ਤਿਆਰੀ ਕਰ ਲਈ ਹੈ। ਕੰਪਨੀਆਂ ਦੇ ਇਸ ਮਾਰਕੀਟਿੰਗ ਸਟਾਈਲ ਨੂੰ 'ਡਾਰਕ ਪੈਟਰਨ' ਕਿਹਾ ਜਾਂਦਾ ਹੈ। ਦੱਸ ਦੇਈਏ ਕਿ ਸਰਕਾਰ ਨੇ ਈ-ਕਾਮਰਸ ਕੰਪਨੀਆਂ ਨੂੰ ਇਸ ਸਬੰਧ ਵਿੱਚ ਸੇਲ ਰੈਗੂਲੇਸ਼ਨ ਕਰਨ ਲਈ ਕਿਹਾ ਸੀ। ਕੰਪਨੀ ਇਸ ਕੰਮ 'ਚ ਅਸਫਲ ਰਹੀਆਂ ਹਨ, ਇਸ ਲਈ ਹੁਣ ਖਪਤਕਾਰ ਮਾਮਲਿਆਂ ਦਾ ਮੰਤਰਾਲਾ ਇਸ ਨੂੰ ਲੈ ਕੇ ਗਾਈਡਲਾਈਨਜ਼ ਜਾਰੀ ਕਰਨ ਜਾ ਰਿਹਾ ਹੈ। ਮੰਤਰਾਲਾ ਦੇ ਸਕੱਤਰ ਇਨ੍ਹਾਂ ਗਾਈਡਲਾਈਨਜ਼ ਨੂੰ ਅੱਜ ਹੀ ਜਾਰੀ ਕਰ ਸਕਦੇ ਹਨ। ਇਨ੍ਹਾਂ ਗਾਈਡਲਾਈਨਜ਼ ਦੇ ਆਉਣ ਤੋਂ ਬਾਅਦ ਈ-ਕਾਮਰਸ ਕੰਪਨੀਆਂ ਨੂੰ ਆਪਣੀ 'ਡਾਰਕ ਪੈਟਰਨ' ਮਾਰਕੀਟਿੰਗ 'ਤੇ ਰੋਕ ਲਗਾਉਣੀ ਹੋਵੇਗੀ। ਈ-ਕਾਮਰਸ ਕੰਪਨੀਆਂ ਆਪਣੇ ਗਾਹਕਾਂ ਨੂੰ

ਕਈ ਤਰ੍ਹਾਂ ਲੁਭਾਉਂਦੀਆਂ ਹਨ। ਇਸ ਵਿੱਚ ਵੇਸਟਿਵ ਸੀਜਨ ਸੇਲ ਵੀ ਸ਼ਾਮਲ ਹੈ ਪਰ ਇਸ ਨੂੰ ਲੈ ਕੇ ਕਾਫੀ ਹੱਦ ਤੱਕ ਨਿਯਮ-ਭਾਇਦੇ ਬਣ ਚੁੱਕੇ ਹਨ ਪਰ ਕਈ ਵਾਰ ਕੀਤਾ ਜਾਂਦਾ ਹੈ। ਕਿਸੇ ਸਪੈਸ਼ਲ ਪ੍ਰੋਡਕਟ 'ਤੇ ਡਿਸਕਾਉਂਟ ਦੀ ਡੀਲ ਲਈ ਅਜਿਹਾ ਲਿਖਿਆ ਗਿਆ ਹੋਵੇ ਕਿ 'ਸਿਰਫ ਇੱਕ ਘੰਟੇ ਦਾ ਸਮਾਂ ਬਚਿਆ ਹੈ' ਜਾਂ ਤੁਹਾਨੂੰ ਡਾਲਵਰੀ ਲਈ ਘੱਟ-ਘੱਟ ਆਰਡਰ ਦੀ ਲਿਮਟ ਦਾ ਸਾਹਮਣਾ ਕਰਨਾ ਪਿਆ ਹੋਵੇ। ਇਹ ਸਾਰੇ ਡਾਰਕ ਪੈਟਰਨ ਮਾਰਕੀਟਿੰਗ ਦੇ ਤੌਰ-ਤਰੀਕੇ ਹਨ। ਇਸ ਦੇ ਰਾਹੀਂ ਈ-ਕਾਮਰਸ ਕੰਪਨੀਆਂ ਖਪਤਕਾਰਾਂ ਦਾ ਸੋਫਟ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਵਧੇਰੇ ਖਰਚ ਕਰਨ ਲਈ ਮਜਬੂਰ ਕਰਦੀਆਂ ਹਨ। ਕਈ ਵਾਰ ਕੰਪਨੀਆਂ ਕੁੱਝ ਸਪੈਸ਼ਲ ਪ੍ਰੋਡਕਟ ਨੂੰ ਖਾਸ ਤਰਜੀਹ ਦਿੰਦੀਆਂ ਹਨ। ਖਪਤਕਾਰਾਂ ਨੂੰ ਗਲਤ ਵਿਗਿਆਪਨ ਦਿਖਾਉਣਾ ਅਤੇ ਵੱਖ-ਵੱਖ ਆਈਟਮ ਦੇ ਹਿਸਾਬ ਨਾਲ ਇੱਕ ਹੀ ਈ-ਕਾਮਰਸ ਸਾਈਟ ਨੂੰ ਕਈ ਹਿੱਸਿਆਂ 'ਚ ਵੰਡਣਾ ਵੀ ਕੰਪਨੀਆਂ ਦੇ ਇਸੇ ਵਿਵਹਾਰ 'ਚ ਸ਼ਾਮਲ ਹੈ। ਸਰਕਾਰ ਨੇ ਈ-ਕਾਮਰਸ ਕੰਪਨੀਆਂ ਨਾਲ ਜੁਨ ਵਿੱਚ ਇੱਕ ਸੈਂਠਕ ਕੀਤੀ ਸੀ। ਉਨ੍ਹਾਂ ਨੂੰ 'ਡਾਰਕ ਪੈਟਰਨ' ਨੂੰ ਲੈ ਕੇ ਸੇਲ-ਰੈਗੂਲੇਸ਼ਨ ਕਰਨ ਦੀ ਗੱਲ ਕਹੀ ਗਈ ਸੀ ਪਰ ਕੰਪਨੀਆਂ ਇਸ ਕੰਮ ਨੂੰ ਸਹੀ ਤਰੀਕੇ ਨਾਲ ਪੂਰਾ ਨਹੀਂ ਕਰ ਸਕੀਆਂ ਹਨ, ਇਸ ਲਈ ਹੁਣ ਸਰਕਾਰ ਇਸ 'ਤੇ ਗਾਈਡਲਾਈਨਜ਼ ਲੈ ਕੇ ਆ ਰਹੀ ਹੈ।

ਕੀਤਾ ਜਾਂਦਾ ਹੈ। ਕਿਸੇ ਸਪੈਸ਼ਲ ਪ੍ਰੋਡਕਟ 'ਤੇ ਡਿਸਕਾਉਂਟ ਦੀ ਡੀਲ ਲਈ ਅਜਿਹਾ ਲਿਖਿਆ ਗਿਆ ਹੋਵੇ ਕਿ 'ਸਿਰਫ ਇੱਕ ਘੰਟੇ ਦ



# ਡਿਪਟੀ ਕਮਿਸ਼ਨਰ ਪੁਲਸ ਅੰਕੁਰ ਗੁਪਤਾ ਵਲੋਂ ਹੁਕਮ ਜਾਰੀ, ਦੇਸ਼ ਦਾ ਸਭ ਤੋਂ ਲੰਬਾ ਸੀ-ਬਿਜ; ਹੁਣ 20 ਮਿੰਟ 'ਚ ਤੈਅ ਹੋਵੇਗਾ 2 ਘੰਟੇ ਦਾ ਸਫਰ

ਜਲੰਧਰ 18 ਜੂਨ। ਡਿਪਟੀ ਕਮਿਸ਼ਨਰ ਪੁਲਸ ਅੰਕੁਰ ਗੁਪਤਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤਾ ਹੈ ਕਿ ਪੁਲਸ ਕਮਿਸ਼ਨਰੇਟ ਦੀ ਹੁਦੂਦ ਅੰਦਰ ਪੈਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਪਾਰਕਿੰਗ ਥਾਵਾਂ, ਹਸਪਤਾਲ, ਭੀੜ ਵਾਲੇ ਬਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੇਕਸ ਦੇ ਅੰਦਰ ਜਾਂ ਬਾਹਰ) ਸੀ. ਟੀ. ਵੀ. ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ. ਟੀ. ਵੀ. ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਣਾ-ਜਾਣਾ ਹੈ, ਉਸ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ

ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ 'ਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਂ ਮੋਬਾਇਲ ਨੰਬਰ, ਆਈ. ਡੀ., ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉੱਪਰ ਦਸਤਖਤ ਕਰਵਾਏ ਜਾਣ। ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ 'ਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਪਾਸੋਂ ਵਾਹਨ ਦੀ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੈਂਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਰਕਿੰਗ ਥਾਵਾਂ 'ਚ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਸ ਵੈਰੀਫਿਕੇਸ਼ਨ ਸਬੰਧਿਤ ਖਾਣਿਆਂ ਤੋਂ ਕਰਵਾਈ ਜਾਵੇ।

ਮੁੱਖੀ 18 ਜੂਨ। ਦੇਸ਼ ਦੇ ਸਭ ਤੋਂ ਲੰਬੇ ਸੀ-ਬਿਜ ਅਟਲ ਸੋਝੂ ਦਾ ਉਦਘਾਟਨ ਕੀਤਾ। ਇਹ ਬਿਜ ਖੁੰਬੀ ਨੂੰ ਨਵੀਂ ਮੁੰਬਈ ਨਾਲ ਜੋੜੇਗਾ। ਇਸ ਨਾਲ ਦੇ ਘੰਟੇ ਦਾ ਸਫਰ 20 ਮਿੰਟ 'ਚ ਪੂਰਾ ਹੋ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਦਸੰਬਰ 2016 'ਚ ਇਸ ਪੁਲ ਦਾ ਨੀਂਹ ਪੱਥਰ ਰੱਖਿਆ ਸੀ। ਪੁਲ ਦੀ ਕੁੱਲ ਲੰਗਾਈ 17 ਹਜ਼ਾਰ 843 ਕਰੌੜ ਰੁਪਏ ਹੈ। 21.8 ਕਿਲੋਮੀਟਰ ਲੰਬੇ ਸਿਕਸ ਲੇਨ ਵਾਲੇ ਬਿਜ ਨੂੰ ਮੁੰਬਈ ਟਰਾਂਸ ਹਾਰਬਰ ਸੀਲਿੰਗ ਵਜੋਂ ਵੀ ਜਾਣਿਆ ਜਾਂਦਾ ਹੈ। ਪੁਲ ਦਾ 16.5 ਕਿਲੋਮੀਟਰ ਹਿੱਸਾ ਸਮੁੰਦਰ ਉੱਤੇ ਹੈ, ਜਦੋਂ ਕਿ 5.5 ਕਿਲੋਮੀਟਰ ਹਿੱਸਾ ਜ਼ਮੀਨ ਉੱਤੇ ਹੈ। ਇਸ ਪੁਲ ਦੀ ਸਮਰੱਥਾ ਰੋਜ਼ਾਨਾ 70 ਹਜ਼ਾਰ ਵਾਹਨਾਂ ਦੀ ਹੈ। ਇਸ ਸਮੇਂ ਪੁਲ ਤੋਂ ਰੋਜ਼ਾਨਾ ਕਰੀਬ 50 ਹਜ਼ਾਰ ਵਾਹਨ ਲੰਘਦੇ ਹਨ। ਇਸ ਦੀ ਉਸਾਰੀ ਵਿੱਚ 177,903 ਮੀਟ੍ਰਿਕ ਟਨ ਸਟੀਲ ਦੀ ਵਰਤੋਂ ਕੀਤੀ ਗਈ ਹੈ ਜੋ ਕਿ 500 ਬੋਇੰਗ ਹਵਾਈ ਜਹਾਜ਼ਾਂ ਦੇ ਭਾਰ ਦੇ ਬਰਾਬਰ ਹੈ ਅਤੇ ਏਇਲ ਟਾਵਰ ਦੇ ਭਾਰ ਦਾ 17 ਗੁਣਾ ਹੈ। ਇਕ ਵੈੱਬਸਾਈਟ ਮੁਤਾਬਕ ਪੁਲ ਦੀ ਵਰਤੋਂ ਨਾਲ ਹਰ ਸਾਲ ਇਕ ਕਰੌੜ ਲੀਟਰ ਈਓਨ ਦੀ ਬਚਤ ਹੋਣ ਦਾ ਅੰਦਾਜ਼ਾ ਹੈ। ਇਹ ਹਰ ਰੋਜ਼ 10 ਮਿਲੀਅਨ ਈਵੀ ਤੋਂ ਬਚਣ ਵਾਲੇ ਈਓਨ ਦੇ ਬਰਾਬਰ ਹੈ। ਇਸ ਤੋਂ ਇਲਾਵਾ ਪ੍ਰਦੂਸ਼ਣ ਦੇ ਪੱਧਰ 'ਚ ਕਮੀ ਆਉਣ ਨਾਲ ਕਰੀਬ 25 ਹਜ਼ਾਰ 680 ਮੀਟ੍ਰਿਕ ਟਨ

ਕਾਰਬਨ ਦਾ ਨਿਕਾਸ ਵੀ ਘੱਟ ਹੋਵੇਗਾ। ਬਿਜ 'ਤੇ 400 ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਪੰਛੀਆਂ ਅਤੇ ਸਮੁੰਦਰੀ ਜੀਵਾਂ ਦੀ ਸੁਰੱਖਿਆ ਲਈ ਪੁਲ 'ਤੇ ਸਾਊਂਡ ਬੇਰੀਅਰ ਅਤੇ ਐਡਵਾਂਸ ਲਾਈਟਿੰਗ ਲਗਾਈ ਗਈ ਹੈ। ਬਿਜ ਦੀ ਲਾਈਫ 100 ਸਾਲ ਹੋਵੇਗੀ। ਮੋਟਰਸਾਈਕਲ ਤੇ ਬੀ-ਵੀਲਰ 'ਤੇ ਪਾਬੰਦੀ ਹੋਵੇਗੀ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਕੁਝ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਤਹਿਤ ਪੁਲ 'ਤੇ ਮੋਟਰਸਾਈਕਲ, ਮੋਪੈਡ, ਬੀ-ਵੀਲਰ, ਆਟੋ ਅਤੇ ਟਰੇਕਟਰ ਨਹੀਂ ਚੱਲਣਗੇ। ਚਾਰ ਪਹੀਆ ਜਾਂਦਾ ਹੈ। ਪੁਲ ਦਾ 16.5 ਕਿਲੋਮੀਟਰ ਹਿੱਸਾ ਸਮੁੰਦਰ ਉੱਤੇ ਹੈ, ਜਦੋਂ ਕਿ 5.5 ਕਿਲੋਮੀਟਰ ਹਿੱਸਾ ਜ਼ਮੀਨ ਉੱਤੇ ਹੈ। ਇਸ ਸਮੇਂ ਪੁਲ ਤੋਂ ਰੋਜ਼ਾਨਾ ਕਰੀਬ 50 ਹਜ਼ਾਰ ਵਾਹਨ ਲੰਘਦੇ ਹਨ। ਇਸ ਦੀ ਉਸਾਰੀ ਵਿੱਚ 177,903 ਮੀਟ੍ਰਿਕ ਟਨ ਸਟੀਲ ਦੀ ਵਰਤੋਂ ਕੀਤੀ ਗਈ ਹੈ ਜੋ ਕਿ 500 ਬੋਇੰਗ ਹਵਾਈ ਜਹਾਜ਼ਾਂ ਦੇ ਭਾਰ ਦੇ ਬਰਾਬਰ ਹੈ ਅਤੇ ਏਇਲ ਟਾਵਰ ਦੇ ਭਾਰ ਦਾ 17 ਗੁਣਾ ਹੈ। ਇਕ ਵੈੱਬਸਾਈਟ ਮੁਤਾਬਕ ਪੁਲ ਦੀ ਵਰਤੋਂ ਨਾਲ ਹਰ ਸਾਲ ਇਕ ਕਰੌੜ ਲੀਟਰ ਈਓਨ ਦੀ ਬਚਤ ਹੋਣ ਦਾ ਅੰਦਾਜ਼ਾ ਹੈ। ਇਹ ਹਰ ਰੋਜ਼ 10 ਮਿਲੀਅਨ ਈਵੀ ਤੋਂ ਬਚਣ ਵਾਲੇ ਈਓਨ ਦੇ ਬਰਾਬਰ ਹੈ। ਇਸ ਤੋਂ ਇਲਾਵਾ ਪ੍ਰਦੂਸ਼ਣ ਦੇ ਪੱਧਰ 'ਚ ਕਮੀ ਆਉਣ ਨਾਲ ਕਰੀਬ 25 ਹਜ਼ਾਰ 680 ਮੀਟ੍ਰਿਕ ਟਨ

ਕਾਰਬਨ ਦਾ ਨਿਕਾਸ ਵੀ ਘੱਟ ਹੋਵੇਗਾ। ਬਿਜ 'ਤੇ 400 ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਪੰਛੀਆਂ ਅਤੇ ਸਮੁੰਦਰੀ ਜੀਵਾਂ ਦੀ ਸੁਰੱਖਿਆ ਲਈ ਪੁਲ 'ਤੇ ਸਾਊਂਡ ਬੇਰੀਅਰ ਅਤੇ ਐਡਵਾਂਸ ਲਾਈਟਿੰਗ ਲਗਾਈ ਗਈ ਹੈ। ਬਿਜ ਦੀ ਲਾਈਫ 100 ਸਾਲ ਹੋਵੇਗੀ। ਮੋਟਰਸਾਈਕਲ ਤੇ ਬੀ-ਵੀਲਰ 'ਤੇ ਪਾਬੰਦੀ ਹੋਵੇਗੀ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਕੁਝ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਤਹਿਤ ਪੁਲ 'ਤੇ ਮੋਟਰਸਾਈਕਲ, ਮੋਪੈਡ, ਬੀ-ਵੀਲਰ, ਆਟੋ ਅਤੇ ਟਰੇਕਟਰ ਨਹੀਂ ਚੱਲਣਗੇ। ਚਾਰ ਪਹੀਆ ਜਾਂਦਾ ਹੈ। ਪੁਲ ਦਾ 16.5 ਕਿਲੋਮੀਟਰ ਹਿੱਸਾ ਸਮੁੰਦਰ ਉੱਤੇ ਹੈ, ਜਦੋਂ ਕਿ 5.5 ਕਿਲੋਮੀਟਰ ਹਿੱਸਾ ਜ਼ਮੀਨ ਉੱਤੇ ਹੈ। ਇਸ ਸਮੇਂ ਪੁਲ ਤੋਂ ਰੋਜ਼ਾਨਾ ਕਰੀਬ 50 ਹਜ਼ਾਰ ਵਾਹਨ ਲੰਘਦੇ ਹਨ। ਇਸ ਦੀ ਉਸਾਰੀ ਵਿੱਚ 177,903 ਮੀਟ੍ਰਿਕ ਟਨ ਸਟੀਲ ਦੀ ਵਰਤੋਂ ਕੀਤੀ ਗਈ ਹੈ ਜੋ ਕਿ 500 ਬੋਇੰਗ ਹਵਾਈ ਜਹਾਜ਼ਾਂ ਦੇ ਭਾਰ ਦੇ ਬਰਾਬਰ ਹੈ ਅਤੇ ਏਇਲ ਟਾਵਰ ਦੇ ਭਾਰ ਦਾ 17 ਗੁਣਾ ਹੈ। ਇਕ ਵੈੱਬਸਾਈਟ ਮੁਤਾਬਕ ਪੁਲ ਦੀ ਵਰਤੋਂ ਨਾਲ ਹਰ ਸਾਲ ਇਕ ਕਰੌੜ ਲੀਟਰ ਈਓਨ ਦੀ ਬਚਤ ਹੋਣ ਦਾ ਅੰਦਾਜ਼ਾ ਹੈ। ਇਹ ਹਰ ਰੋਜ਼ 10 ਮਿਲੀਅਨ ਈਵੀ ਤੋਂ ਬਚਣ ਵਾਲੇ ਈਓਨ ਦੇ ਬਰਾਬਰ ਹੈ। ਇਸ ਤੋਂ ਇਲਾਵਾ ਪ੍ਰਦੂਸ਼ਣ ਦੇ ਪੱਧਰ 'ਚ ਕਮੀ ਆਉਣ ਨਾਲ ਕਰੀਬ 25 ਹਜ਼ਾਰ 680 ਮੀਟ੍ਰਿਕ ਟਨ

ਰਕਤਾ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਨਹੀਂ ਹੋਵੇਗੀ। ਪੁਲ ਦੀ ਉਸਾਰੀ ਸਮੁੰਦਰ ਤਲ ਤੋਂ 15 ਮੀਟਰ ਦੀ ਉਚਾਈ 'ਤੇ ਕੀਤੀ ਗਈ ਹੈ। ਇਸ ਦੇ ਲਈ ਸਮੁੰਦਰੀ ਤਲ ਵਿੱਚ 47 ਮੀਟਰ ਤੱਕ ਡੂੰਘੀ ਖੋਦਾਈ ਕਰਨੀ ਪਈ। ਪੁਲ ਦੇ ਆਲੇ-ਦੁਆਲੇ ਭਾਰਾ ਪ੍ਰਮਾਣੂ ਬੱਚ ਕੇਂਦਰ, ਓ. ਐੱਨ. ਜੀ. ਸੀ. ਅਤੇ ਜੇ. ਐੱਨ. ਪੀ. ਟੀ. ਵਰਗੇ ਸੇਵੇਦਨਸ਼ੀਲ ਖੇਤਰ ਹਨ। ਇਸ ਦੇ ਮੱਦੇਨਜ਼ਰ ਪੁਲ ਦੇ 8.5 ਕਿਲੋਮੀਟਰ ਹਿੱਸੇ ਵਿੱਚ ਨੁਆਇੰਜ ਬੇਰੀਅਰ ਬਣਾਏ ਗਏ ਹਨ ਅਤੇ 6 ਕਿਲੋਮੀਟਰ ਹਿੱਸੇ ਵਿੱਚ ਸਾਈਡ ਬੇਰੀਕੇਡਿੰਗ ਕੀਤੀ ਗਈ ਹੈ। ਪੁਲ ਬਾਰੇ ਪਹਿਲੀ ਵਾਰ 1962 ਵਿੱਚ ਸਟੱਡੀ ਕੀਤੀ ਗਈ ਸੀ। 1994 ਵਿੱਚ ਇਸਦੀ ਫਿਜੀਓਲੋਜੀ ਰਿਪੋਰਟ ਬਣਾਈ ਗਈ। ਹਾਲਾਂਕਿ ਇਸ ਤੋਂ ਬਾਅਦ ਪ੍ਰਾਜੈਕਟ 'ਤੇ ਕੰਮ ਰੁਕਿਆ ਰਿਹਾ। ਇਸ ਦਾ ਟੈਂਡਰ 2006 ਵਿੱਚ ਜਾਰੀ ਕੀਤਾ ਗਿਆ ਸੀ ਪਰ ਕੰਮ ਨਹੀਂ ਹੋ ਸਕਿਆ। ਆਰ 2016 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪੁਲ ਦਾ ਨੀਂਹ ਪੱਥਰ ਰੱਖਿਆ। 2017 ਵਿੱਚ ਮੁੰਬਈ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ ਅਤੇ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ ( ) ਨਾਲ ਸਮਝੌਤਾ ਕੀਤਾ ਗਿਆ। ਅਪ੍ਰੈਲ 2018 'ਚ ਇਸ ਪ੍ਰਾਜੈਕਟ ਤੇ ਕੰਮ ਸ਼ੁਰੂ ਹੋਇਆ ਸੀ। ਡੈੱਡਲਾਈਨ ਅਗਸਤ 2023 ਤੈਅ ਕੀਤੀ ਗਈ।

# ਅਗਵਾ ਕਰ 3 ਕਰੋੜ ਦੀ ਫਿਰੌਤੀ ਮੰਗਣ ਵਾਲੇ ਚੜ੍ਹੇ ਪੁਲਸ ਅੜਿੱਕੇ

ਕਪੂਰਥਲਾ 18 ਜੂਨ। 3 ਕਰੋੜ ਰੁਪਏ ਦੀ ਫਿਰੌਤੀ ਖਾਤਰ ਇਕ ਬਜ਼ਰਾਗ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੇ ਮਾਮਲੇ 'ਚ ਕਪੂਰਥਲਾ ਪੁਲਸ ਨੇ ਕੁੱਲ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਜਿੱਥੇ ਅਗਵਾ ਕੀਤੇ ਗਏ ਵਿਅਕਤੀ ਨੂੰ ਫੁੜਵਾਉਣ 'ਚ ਕਾਮਯਾਬੀ ਹਾਸਲ ਕੀਤੀ ਹੈ, ਉੱਥੇ ਹੀ ਇਸ ਮਾਮਲੇ 'ਚ ਗ੍ਰਿਫਤਾਰ ਮੁਲਜ਼ਮਾਂ ਤੋਂ 2 ਪਿਸਤੌਲਾਂ, 1 ਬੰਦੂਕ ਤੇ 950 ਗ੍ਰਾਮ ਹੋਰੇਨੋਇ ਬਰਾਮਦ ਕੀਤੀ ਹੈ। ਮਾਮਲੇ 'ਚ ਨਾਮਜ਼ਦ ਹੋਰ ਮੁਲਜ਼ਮਾਂ ਦੀ ਤਲਾਸ਼ 'ਚ ਛਾਪਮਾਰੀ ਜਾਰੀ ਹੈ। ਇਸ ਸਬੰਧੀ ਪੱਤਰਕਾਰਾਂ ਸਮੇਲਨ ਨੂੰ ਸੰਬੰਧਿਤ ਕਰਦੇ ਹੋਏ ਐੱਸ.ਪੀ. (ਡੀ) ਹਰਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ 3 ਜਨਵਰੀ 2023 ਨੂੰ ਪਿੰਡ ਗਾਜੀ ਗੁਡਾਣਾ ਦੇ ਇਕ ਬਜ਼ਰਾਗ ਵਿਅਕਤੀ ਲਖਵਿੰਦਰ ਸਿੰਘ ਨੂੰ ਕਾਲੇ ਰੰਗ ਦੀ ਟਾਟਾ ਸਵਾਰੀ 'ਚ ਆਏ ਕੁਝ ਵਿਅਕਤੀਆਂ ਨੇ ਫਾਇਰਿੰਗ ਕਰਦੇ ਹੋਏ ਅਗਵਾ ਕਰ ਲਿਆ ਸੀ। ਪਿੰਡ ਵਿਅਕਤੀ ਦੇ ਲੜਕੇ ਅਮਰੀਕਾ 'ਚ ਰਹਿੰਦੇ ਹਨ, ਜਿਨ੍ਹਾਂ ਕੋਲੋਂ ਉਕਤ ਮੁਲਜ਼ਮਾਂ ਨੇ 3 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਜਦੋਂ ਇਸ ਪੁਰ ਮਾਮਲੇ ਦੀ ਜਾਣਕਾਰੀ ਕਪੂਰਥਲਾ ਪੁਲਸ ਨੂੰ ਮਿਲੀ ਤਾਂ ਐੱਸ.ਪੀ. (ਡੀ) ਹਰਵਿੰਦਰ ਸਿੰਘ ਦੀ ਨਿਗਰਾਨੀ 'ਚ ਇਕ ਵਿਸ਼ੇਸ਼ ਟੀਮ ਜਿਸ 'ਚ ਡੀ.ਐੱਸ.ਪੀ. ਖੁਲੱਥ ਸੁਖਨਿੰਦਰ ਸਿੰਘ, ਡੀ.ਐੱਸ.ਪੀ. (ਡੀ) ਬਰਜਿੰਦਰ ਸਿੰਘ, ਸੀ.ਆਈ.ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਤੇ ਥਾਣਾ ਚਿੱਲਵਾਂ ਦੇ ਐੱਸ.ਐੱਚ. ਓ. ਹਰਜਿੰਦਰ ਸਿੰਘ ਨੂੰ ਸ਼ਾਮਲ ਕਰਕੇ ਪੀੜਤ ਵਿਅਕਤੀ ਨੂੰ ਤਤਕਾਲ ਫੁੜਵਾਉਣ ਦੇ ਹੁਕਮ ਦਿੱਤੇ ਗਏ, ਜਿਸਦੇ ਉਪਰੰਤ ਪੁਲਸ ਟੀਮ ਨੇ ਲਗਾਤਾਰ ਦਬਾਅ ਬਣਾਉਂਦੇ ਹੋਏ 6 ਜਨਵਰੀ 2023 ਨੂੰ ਅਗਵਾ ਕੀਤੇ ਗਏ ਵਿਅਕਤੀ ਲਖਵਿੰਦਰ ਸਿੰਘ ਨੂੰ ਫੁੜਵਾਉਣ 'ਚ ਕਾਮਯਾਬੀ ਹਾਸਲ ਕੀਤੀ। ਪੁਲਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਤਲਾਸ਼ 'ਚ ਲਗਾਤਾਰ ਛਾਪਮਾਰੀ ਦਾ ਦੌਰ ਜਾਰੀ ਰੱਖਿਆ, ਜਿਸ ਦੌਰਾਨ ਖੁਲਾਸਾ ਹੋਇਆ ਕਿ ਇਸ ਵਾਰਦਾਤ ਨੂੰ ਮੁਲਜ਼ਮ ਨਗਰਇਕਬਾਲ ਸਿੰਘ ਉਰਫ ਵਰ ਨੇ ਆਪਣੇ ਸਾਥੀਆਂ ਦੇ ਨਾਲ ਅੰਜਾਮ ਦਿੱਤਾ ਸੀ। ਮੁਲਜ਼ਮ ਦੇ ਭਤੀਜੇ ਪਵਨ ਵੀਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗਾਜੀ ਗੁਡਾਣਾ ਥਾਣਾ ਚਿੱਲਵਾਂ ਨੇ ਪੀੜਤ ਲਖਵਿੰਦਰ ਸਿੰਘ ਨੂੰ ਅਗਵਾ ਕਰਨ ਲਈ ਉਸਦੀ ਲਗਾਤਾਰ ਰੋਕੀ ਕੀਤੀ ਸੀ ਤੇ ਆਪਣੇ ਚਾਚਾ ਗੁਰਦੇਵਬਾਲ ਸਿੰਘ ਉਰਫ ਵਰ ਤੋਂ

ਉਸਦੇ ਸਾਥੀਆਂ ਦੀ ਮਦਦ ਕੀਤੀ ਸੀ। ਜਿਸਦੇ ਆਪਾਰ 'ਤੇ ਮੁਲਜ਼ਮ ਪਵਨ ਵੀਰ ਸਿੰਘ ਨੂੰ 11 ਜਨਵਰੀ 2023 ਨੂੰ ਗ੍ਰਿਫਤਾਰ ਕਰ ਲਿਆ, ਜਿਸਦੇ ਖੁਲਾਸੇ ਤੋਂ ਬਾਅਦ ਮੁਲਜ਼ਮਾਂ ਵਿੱਚੋਂ ਕੁਮਾਰ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਫੱਤੂ ਚੱਕ ਥਾਣਾ ਚਿੱਲਵਾਂ ਜ਼ਿਲ੍ਹਾ ਕਪੂਰਥਲਾ, ਜੱਸ ਵਾਸੀ ਕਪੂਰਥਲਾ, ਜੀਤਾ ਵਾਸੀ ਪੱਤਾ ਬੇਟ, ਹਰਮਨ ਵਾਸੀ ਬਾਮੁਵਾਲ, ਗੁਰਮੁਖ ਵਾਸੀ ਲੱਖਣ ਕੇ ਪੱਤਾ ਸਮੇਤ 2 ਹੋਰ ਅਣਪਛਾਤੇ ਮੁਲਜ਼ਮਾਂ ਨੂੰ ਮਾਮਲੇ 'ਚ ਨਾਮਜ਼ਦ ਕੀਤਾ ਗਿਆ। ਛਾਪਮਾਰੀ ਦੌਰਾਨ ਮੁਲਜ਼ਮ ਗੁਰਮੁਖ ਸਿੰਘ ਉਰਫ ਗੋਰਾ ਪੁੱਤਰ ਅਵਤਾਰ ਸਿੰਘ ਵਾਸੀ ਲੱਖਣ ਕੇ ਪੱਤਾ ਥਾਣਾ ਸੁਭਾਨਪੁਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਪਾਸੋਂ ਅਗਵਾ ਕਰਨ ਦੌਰਾਨ ਵਰਤੀ ਗਈ ਕਾਲੇ ਰੰਗ ਦੀ ਟਾਟਾ ਸਵਾਰੀ ਗੱਡੀ ਨੰਬਰ ਪੀ.ਬੀ-46-ਐਲ-0097 ਬਰਾਮਦ ਕੀਤੀ ਗਈ। ਉਕਤ ਮੁਲਜ਼ਮ ਦੇ ਖੁਲਾਸੇ ਤੋਂ ਬਾਅਦ ਉਸਦੇ ਮਾਮਾ ਕਰਨਜੀਤ ਸਿੰਘ ਪੁੱਤਰ ਬੱਗਾ ਵਾਸੀ ਖੇੜਾ ਦੱਤਾ ਥਾਣਾ ਸੁਭਾਨਪੁਰ ਲੋਧੀ ਕਪੂਰਥਲਾ ਤੇ ਇਸਦੇ ਦੋਸਤ ਅਮਰੀਕਾ ਸਿੰਘ ਕਾਡਾ ਪੁੱਤਰ ਗੁਲਜਾਰ ਸਿੰਘ ਵਾਸੀ ਖੇੜਾ ਦੱਤਾ ਥਾਣਾ ਸੁਭਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੂੰ ਨਾਮਜ਼ਦ ਕੀਤਾ ਗਿਆ, ਇਨ੍ਹਾਂ ਮੁਲਜ਼ਮਾਂ ਨੇ ਲਖਵਿੰਦਰ ਸਿੰਘ ਨੂੰ ਅਗਵਾ ਕਰਨ ਤੋਂ ਬਾਅਦ ਆਪਣੇ ਮਕਾਨਾਂ 'ਚ ਰੱਖਿਆ ਸੀ। 15 ਜਨਵਰੀ 2023 ਨੂੰ ਗੁਰਮੁਖ ਸਿੰਘ ਤੇ 16 ਜਨਵਰੀ 2023 ਨੂੰ ਅਮਰੀਕਾ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ 22 ਜਨਵਰੀ 2023 ਨੂੰ ਵਿਸ਼ੇ ਕੁਮਾਰ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਫੱਤੂ ਚੱਕ ਥਾਣਾ ਚਿੱਲਵਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਸਦੇ ਮਾਮਾ ਕਰਨਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਲੱਖਣ ਕੇ ਪੱਤਾ ਥਾਣਾ ਸੁਭਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਗੁਰਦੇਵਬਾਲ ਸਿੰਘ ਉਰਫ ਵਰ ਨਿਰਮਲ ਸਿੰਘ ਵਾਸੀ ਪਿੰਡ ਗਾਜੀ ਗੁਡਾਣਾ ਥਾਣਾ ਚਿੱਲਵਾਂ ਨੂੰ ਉਸਦੇ ਸਾਥੀ ਹਰਮਨਜੀਤ ਸਿੰਘ ਉਰਫ ਹਰਮਨ ਪੁੱਤਰ ਸਤਵੀਰ ਸਿੰਘ ਵਾਸੀ ਪਿੰਡ ਬਾਮੁਵਾਲ ਥਾਣਾ ਸੁਭਾਨਪੁਰ ਦੇ ਨਾਲ


ਗ੍ਰਿਫਤਾਰ ਕਰ ਲਿਆ ਗਿਆ। ਉਕਤ ਮੁਲਜ਼ਮਾਂ ਪਾਸੋਂ ਇਕ 32 ਬੋਰ ਦੀ ਰਿਵਾਲਵਰ, 6 ਬੋਰ ਜਿੰਦਾ, 1 ਦੇਸੀ ਅਮਰੀਕਾ 'ਚ ਰਹਿੰਦੇ ਆਪਣੇ ਦੋਸਤ ਲਵਜੀਤ ਸਿੰਘ ਉਰਫ ਕੰਗ ਜੋ ਕਿ ਸਾਹੇਂਦਰ ਜ਼ਿਲ੍ਹਾ ਜਲੰਧਰ ਨਾਲ ਸਬੰਧ ਹੈ ਨੂੰ ਭੇਜ ਦਿੱਤਾ ਸੀ। ਜੋ ਉਸਨੇ ਮੇਰੇ ਟਾਇਰ ਹੋ ਦੋਸਤ ਅੰਮਿਤ ਬੱਲ ਵਾਸੀ ਮਾਡਲ ਇੰਦਰ ਭੁਲੱਥ ਨਾਲ ਮਿਲ ਕੇ ਪੀੜਤ ਦੇ ਲੜਕੇ ਸੁੱਖ ਨੁਲਲ ਅਮਰੀਕਾ 'ਚ ਫੋਨ 'ਤੇ ਚੈਟ ਕਰਦੇ ਸਨ। ਉਕਤ ਮੁਲਜ਼ਮਾਂ ਨੂੰ ਵੀ ਮੁਕੱਦਮੇ 'ਚ ਨਾਮਜ਼ਦ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਗੁਰਦੇਵਬਾਲ ਸਿੰਘ ਖਿਲਾਫ ਦਾਖ਼, ਕਤਲ, ਲੁੱਟਾ ਖੋਹਾ, ਡਰਾਗ ਸਮਗਲਿੰਗ ਸਮੇਤ 9 ਮੁਕੱਦਮੇ ਦਰਜ ਹਨ ਉੱਥੇ ਹੀ ਮੁਲਜ਼ਮ ਵਿੱਚੋਂ ਕੁਮਾਰ ਖਿਲਾਫ ਲੁੱਟ ਖੋਹ, ਅਸਲਾ ਐਕਟ, ਡਰਾਗ ਬਰਾਮਦਗੀ, ਕਤਲ ਦੀ ਕੋਸ਼ਿਸ਼ ਸਮੇਤ 13 ਗੰਭੀਰ ਮਾਮਲੇ ਦਰਜ ਹਨ। ਪੁੱਛਗਿੱਛ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਮੁੱਖ ਮੁਲਜ਼ਮ ਗੁਰਦੇਵਬਾਲ ਸਿੰਘ ਉਰਫ ਵਰ ਨੇ ਆਪਣੇ 2 ਸਾਥੀਆਂ ਹਰਮਨ ਬਾਮੁਵਾਲ ਤੇ ਖੇੜੇ ਨਾਲ ਮਿਲ ਕੇ 26 ਜਨਵਰੀ 2023 ਨੂੰ ਇਕ ਐੱਨ.ਆਰ.ਆਈ ਪਰਿਵਾਰ ਵਾਸੀ ਵਾਰਡ ਨੰਬਰ 13 ਬੋਗੇਵਾਲ ਜ਼ਿਲ੍ਹਾ ਕਪੂਰਥਲਾ ਨੂੰ ਫੋਨ ਕਰਕੇ 10 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਜਿਨ੍ਹਾਂ ਵੱਲੋਂ ਫਿਰੌਤੀ ਨਾ ਦੇਣ 'ਤੇ ਫਿਰ ਦੁਬਾਰਾ 50 ਲੱਖ ਰੁਪਏ ਦੀ ਮੰਗ ਕੀਤੀ ਗਈ ਤੇ 50

ਪਿਸਤੌਲ ਤੇ 4 ਬੋਰ ਜਿੰਦਾ ਤੇ 1 ਗਨ 12 ਬੋਰ ਸਮੇਤ 10 ਬੋਰ ਜਿੰਦਾ, 950 ਗ੍ਰਾਮ ਹੋਰੇਨੋਇ ਤੇ 1 ਉਰਫ ਮੋਟਰਸਾਈਕਲ ਨੰਬਰ ਪੀ.ਬੀ-09-ਕੇ-4799 ਬਰਾਮਦ ਕੀਤੇ ਗਏ। ਗੁਰਦੇਵਬਾਲ ਸਿੰਘ ਉਰਫ ਵਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਪੀੜਤ ਲਖਵਿੰਦਰ ਸਿੰਘ ਦਾ ਮੋਬਾਇਲ ਦਾ ਵ੍ਰਟਸਐਪ ਨੰਬਰ ਨੂੰ

ਲੱਖ ਰੁਪਏ ਨਾ ਦੇਣ 'ਤੇ ਸਾਰੇ ਪਰਿਵਾਰ ਨੂੰ ਗੱਲੀਆਂ ਨਾਲ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਨੂੰ ਲੈ ਕੇ 27 ਜਨਵਰੀ 2023 ਨੂੰ ਉਕਤ ਮੁਲਜ਼ਮਾਂ ਖਿਲਾਫ ਥਾਣਾ ਬੋਗੇਵਾਲ 'ਚ ਮਾਮਲਾ ਦਰਜ ਕੀਤਾ ਗਿਆ। ਉੱਥੇ ਹੀ ਕਪੂਰਥਲਾ ਪੁਲਸ ਨੇ ਜਰਮਨਜੀਤ ਸਿੰਘ ਉਰਫ ਚੋਹਰੀ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਨੂਰਪੁਰ ਲੁਥਾਣਾ, ਥਾਣਾ ਚਿੱਲਵਾਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7.65 ਦੀ ਫਿਰ ਪਿਸਤੌਲ ਤੇ 2 ਜਿੰਦਾ ਬੋਰ ਦੇ ਨਾਲ ਇਕ ਬੁਲੇਟ ਪਰੂਫ ਜੈਕਟ ਬਰਾਮਦ ਕੀਤੀ। ਉਕਤ ਮੁਲਜ਼ਮ ਖਿਲਾਫ ਥਾਣਾ ਸਿਟੀ ਕਪੂਰਥਲਾ 'ਚ ਮਾਮਲਾ ਦਰਜ ਕਰ ਲਿਆ ਗਿਆ। ਐੱਸ.ਐੱਸ.ਪੀ ਨੇ ਦੱਸਿਆ ਕਿ ਸਾਰੇ ਅੱਠਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਧਿਜ ਖੁਲਾਸੇ ਹੋਣ ਦੀ ਸੰਭਾਵਨਾ ਹੈ।

## ਪਾਵਰਕਾਮ ਦੀ ਵੱਡੀ ਕਾਰਵਾਈ, ਸੇਵਾ-ਮੁਕਤੀ ਤੋਂ 2 ਦਿਨ ਪਹਿਲਾਂ ਜੇ. ਈ. ਡਿਸਮਿਸ

ਪਟਿਆਲਾ 18 ਜੂਨ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪਾਵਰਕਾਮ) ਦੀ ਮੈਨੇਜਮੈਂਟ ਨੇ ਸੂਬਾ ਸਰਕਾਰ ਵੱਲੋਂ ਕੁਰੱਪਸ਼ਨ ਖਿੱਲਾਫ ਸ਼ੁਰੂ ਕੀਤੀ ਮੁਹਿੰਮ ਦੇ ਚੱਲਦਿਆਂ ਹਲਕਾ ਬਰਨਾਲਾ ਦੇ ਉੱਪ ਮੰਡਲ ਭਦੋਂਡ ਵਿਖੇ ਤਾਇਨਾਤ ਸਹਾਇਕ ਜੇ. ਈ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਤੋਂ 2 ਦਿਨ ਪਹਿਲਾਂ ਡਿਸਮਿਸ ਕਰ ਦਿੱਤਾ ਹੈ। ਗੁਰਦੀਪ ਸਿੰਘ ਵੱਲ ਪਾਵਰਕਾਮ ਨੇ 5 ਕਰੋੜ 37 ਲੱਖ ਦਾ ਲੇਖਾ-ਜੋਖਾ ਮੈਨੇਜਮੈਂਟ ਨੂੰ ਪੇਸ਼ ਨਾ ਕਰਨ 'ਤੇ ਕੋਟਾਹੀਆਂ ਵਰਤਿਆ ਹੈ। ਪਾਵਰਕਾਮ ਮੈਨੇਜਮੈਂਟ ਨੇ ਸਹਾਇਕ ਜੇ. ਈ. ਨੂੰ ਕੁਝ ਸਮਾਂ ਪਹਿਲਾਂ ਬਕਾਇਦਾ ਤੌਰ 'ਤੇ ਬੋਨਿਫਾਈਆਂ ਦੀ ਸੂਚੀ ਵੀ ਜਾਰੀ ਕੀਤੀ ਸੀ, ਜਿਸ ਤਹਿਤ 37 ਲੱਖ 22



ਹਜ਼ਾਰ ਰੁਪਏ ਸਰਕਾਰੀ ਸਟੋਰ 'ਚੋਂ ਕੱਢਵਾਏ ਸਾਮਾਨ 'ਚੋਂ ਗੜਬੜ ਸੀ। ਇਸ ਤੋਂ ਬਿਨਾਂ ਸਟੋਰ 'ਚੋਂ ਕੱਢਵਾਏ ਬਹੁਤ ਸਾਰੇ ਟਰਾਂਸਫਾਰਮਰ ਵਾਪਸ ਨਹੀਂ ਕੀਤੇ। ਕੋਥਲਾਂ ਵੀ ਇੱਧਰ-ਉੱਧਰ ਹੋਈਆਂ। ਨਕਸ਼ੇ ਬਿਨਾਂ ਪਾਸ ਕਰਵਾਏ ਸਟੋਰਾਂ 'ਚੋਂ ਸਾਮਾਨ ਕੱਢਵਾਇਆ ਗਿਆ। ਇਸ ਤਰ੍ਹਾਂ ਪੋਲਾਂ 'ਚ ਵੀ ਬਹੁਤ ਵੱਡੇ ਪੱਧਰ 'ਤੇ ਗੜਬੜ ਹੋਈ। ਸਾਰੀਆਂ ਗੜਬੜਾਂ ਦਾ ਲੇਖਾ-ਜੋਖਾ 5 ਕਰੋੜ 37 ਲੱਖ ਰੁਪਏ ਬਣਦਾ ਹੈ। ਪਾਵਰਕਾਮ ਮੈਨੇਜਮੈਂਟ ਨੇ ਇਸ ਸਹਾਇਕ ਜੇ. ਈ. ਨੂੰ ਬਹੁਤ ਵਾਰ ਬਕਾਇਦਾ ਤੌਰ 'ਤੇ ਨੋਟਿਸ ਜਾਰੀ ਕੀਤੇ ਕਿ ਉਹ ਸਾਰੀ ਗੜਬੜਾਂ ਦਾ ਲੇਖਾ-ਜੋਖਾ ਪਾਵਰਕਾਮ ਮੈਨੇਜਮੈਂਟ ਨੂੰ ਪੇਸ਼ ਕਰੇ ਪਰ ਇਹ ਸਹਾਇਕ ਜੇ. ਈ. ਪੇਸ਼ ਨਹੀਂ ਕਰ ਸਕਿਆ। ਪਾਵਰਕਾਮ ਨੇ ਬਕਾਇਦਾ ਤੌਰ 'ਤੇ ਇਸ ਲਈ ਮੁੱਖ ਇੰਜੀਨੀਅਰ ਦੀ ਅਗਵਾਈ ਹੇਠ ਇਕ ਪੜਤਾਲੀਆ ਕਮੇਟੀ ਵੀ ਬਣਾਈ ਸੀ, ਜਿਸ ਨੇ ਇਸ ਕਰਮਚਾਰੀ ਨੂੰ ਵੱਖ-ਵੱਖ 2 ਦਰਜਨ ਦੇ ਕਰੀਬ ਘਪਲਿਆਂ ਅਤੇ ਹੋਰਾਂ ਦੀ ਦੇਸ਼ ਹੇਠਾਂ ਡਿਸਮਿਸ ਕਰਨ ਦੀ ਸਿਫਾਰਿਸ਼ ਕੀਤੀ। ਲੰਘੇ ਦਿਨ ਇਸ ਕਰਮਚਾਰੀ ਨੂੰ ਭਝਲਾਨੂ. ਈ. ਡੀ. ਦੇ ਹੁਕਮਾਂ ਅਨੁਸਾਰ ਡਿਸਮਿਸ ਕਰ ਦਿੱਤਾ ਹੈ।

## ਛਤਰਪਤੀ ਸਿਵਾਜੀ ਮਹਾਰਾਜ ਮਿਊਜ਼ੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ 18 ਜੂਨ। ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਕੋਲਾਬਾ, ਵਰਲੀ ਅਤੇ ਹੋਰ ਥਾਵਾਂ 'ਤੇ ਸਥਿਤ ਪ੍ਰਮੁੱਖ ਮਿਊਜ਼ੀਅਮਾਂ ਨੂੰ ਸੁਰੱਖਿਅਕ ਨੂੰ ਕਈ ਧਮਕੀਆਂ ਦੀਆਂ ਧਮਕੀਆਂ ਵਾਲੀਆਂ ਈ-ਮੇਲਾਂ ਮਿਲੀਆਂ, ਜਿਸ ਤੋਂ ਤੁਰੰਤ ਬਾਅਦ ਪੁਲਸ ਅਤੇ ਬੰਬ ਨਿਰੋਧਕ ਦਸਤੇ ਨੇ ਤਲਾਸ਼ੀ ਮੁਹਿੰਮ ਚਲਾਈ। ਜਾਣਕਾਰੀ ਅਨੁਸਾਰ ਮੁੰਬਈ ਪੁਲਸ ਨੂੰ ਕੋਲਾਬਾ ਦੇ ਛਤਰਪਤੀ ਸਿਵਾਜੀ ਮਹਾਰਾਜ ਮਿਊਜ਼ੀਅਮ ਅਤੇ ਵਰਲੀ ਦੇ ਨਹਿਰੂ ਵਿਗਿਆਨ ਕੇਂਦਰ ਸਮੇਤ ਪ੍ਰਮੁੱਖ ਮਿਊਜ਼ੀਅਮਾਂ ਨੂੰ ਧਮਕੀ ਦੀਆਂ ਧਮਕੀਆਂ ਵਾਲੀਆਂ ਈ-ਮੇਲਾਂ ਮਿਲੀਆਂ ਹਨ। ਪੁਲਸ ਅਤੇ ਬੰਬ ਨਿਰੋਧਕ ਦਸਤੇ ਨੇ ਇਨ੍ਹਾਂ ਮਿਊਜ਼ੀਅਮਾਂ ਦੀ ਜਾਂਚ ਕੀਤੀ। ਹਾਲਾਂਕਿ, ਕਿਸੇ ਵੀ ਮਿਊਜ਼ੀਅਮ ਵਿੱਚ ਧਮਕਾਏ ਪਦਾਰਥਾਂ ਦਾ ਕੋਈ ਸ਼ਰਾਗ ਨਹੀਂ ਮਿਲਿਆ ਹੈ।

**PUBLIC NOTICE**  
I hitherto known as DALBEER alias DALVEER SINGH S/O BEER SINGH residing at F-85 GALI NO. 6 PAPPU COLONY, VTC, SAHIBABAD, DISTRICT-GHAZIABAD, UTTAR PRADESH-201005. have changed my name and shall hereafter be known as DALVEER SINGH.

**PUBLIC NOTICE**  
I hitherto known as SAPNA alias SWATI KUMARI D/O TRILOKI NATH KUMAR W/O KULDEEP, residing at A/8-29, first floor, Rana Pratap Bagh, Malkaganj, SO-North Delhi Delhi - 110007. have changed my name and shall hereafter be known as SWATI KUMARI.

**NAME CHANGE**  
I, SUMAN DEVI wife of No.16021700K Rank-NK Name-SURESH KUMAR presently residing at VPO-KALANA, TEH-HADRA DISTT-HANUMANGAR H, RAJASTHAN-335502. have changed my name from SUMAN DEVI to SUMAN HUDDA for all future purposes vide Affidavit Dated 06/01/2024 before Notary Public, Delhi.

**NAME CHANGE**  
I, KATHANA Mother of JC-391600M Rank-NB SUB Name-HARIHARA SUDAN C R/o H NO-97, 4th STREET, THEENDRA NAGAR, VILL-KALANGAL, PO-SULLUR, DISTT-COIMBATORE, TAMIL NADU-641402, in my son's service records my date of birth wrongly mentioned as 01/07/1956 instead of my correct date of birth as 15/10/1960 vide affidavit dated 06/01/2024 before Notary Public, Delhi.

**NAME CHANGE**  
I, IC-5837IN COL HAQBAM ROMESH SINGH S/O LATE H TOLJANGOU SINGH residing at C-14, RD APARTMENT, PLOT NO-20, SEC-6, DWARKA, DELHI-110075, have changed my minor daughter's name from HAQBAM ROANI DEVI to HAQBAM ROOHANI DEVI for all future purposes vide Affidavit dated 06/01/2024 before Notary Public, Delhi.

**NAME CHANGE**  
I, ADHILAKSIMI mother of 15326990Y Rank-HAV Name-SRINIVASA RAO DOMPAKA presently residing at VILL-KOLLIVALLASA, POLA-TALASAMUDRAM, MANDAL-POLAKI, DISTT-SRIKAKULAM, A.P-532429. have changed my name from ADHILAKSIMI to DOMPAKA ADILAKSIMI for all future purposes and in my son's service records my date of birth wrongly mentioned as 01/07/1966 instead of my correct date of birth as 01/01/1967 vide affidavit dated 06/01/2024 before Notary Public, Delhi.

**NAME CHANGE**  
I, ASHOK S/O Ramphal, Residing VPO: Ladpur (86), Jhajjar - 124105. have changed my name from Ashok to Ashok Kumar for all future purposes.

**ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ ਪਰੀਖਣ ਅਤੇ ਤਕਨੀਕੀ ਸਿਖਿਆ ਨਿਦੇਸ਼ਾਲਾ**  
ਮੁਨੀ ਮਾਇਆ ਰਾਮ ਮਾਰਗ, ਪੀਤਮਪੁਰਾ, ਦਿੱਲੀ-110034  
ਵੈੱਬਸਾਈਟ: <https://tte.delhi.gov.in>

**ਫੁੱਲ ਟਾਈਮ ਡਿਪਲੋਮਾ ਦਾਖਲਾ 2024-25**

ਅਕਾਦਮਿਕ ਸੈਸ਼ਨ 2024-2025 ਦੇ ਲਈ ਤਕਨੀਕੀ ਸਿੱਖਿਆ ਬੋਰਡ, ਦਿੱਲੀ ਦੇ ਅਧੀਨ ਸਰਕਾਰੀ ਸਹਾਇਤਾ ਪ੍ਰਾਪਤ/ਨਿਜੀ ਤੌਰ 'ਤੇ ਪ੍ਰਬੰਧਿਤ ਸਵੈ-ਵਿੱਤੀ ਸੰਸਥਾਵਾਂ ਵਿੱਚ ਚੱਲ ਰਹੇ ਏਆਈਸੀਟੀਈ/ਪੀਸੀਆਈ/ਸੀਏਏ ਦੁਆਰਾ ਪ੍ਰਵਾਨਿਤ ਫੁੱਲ-ਟਾਈਮ ਡਿਪਲੋਮਾ ਪ੍ਰੋਗਰਾਮਾਂ ਵਿੱਚ ਦਾਖਲੇ ਲਈ ਉਮੀਦਵਾਰਾਂ ਤੋਂ ਔਨਲਾਈਨ ਅਰਜੀਆਂ ਮੰਗੀਆਂ ਜਾਂਦੀਆਂ ਹਨ।

ਸੰਸਥਾਨ ਦਾ ਵੇਰਵਾ, ਪੇਸ਼ ਕੀਤੇ ਗਏ ਕੋਰਸ ਅਤੇ ਹੋਰ ਜਾਣਕਾਰੀ ਵੈੱਬਸਾਈਟ <https://tte.delhi.gov.in> 'ਤੇ ਉਪਲਬਧ ਸੂਚਨਾ ਬੁਲੇਟਿਨ ਵਿੱਚ ਦੇਖੀ ਜਾ ਸਕਦੀ ਹੈ ਅਤੇ ਔਨਲਾਈਨ ਦਾਖਲਾ ਪੋਰਟਲ <https://dttte.ucanapply.com> ਹੈ।

**ਮਹੱਤਵਪੂਰਨ ਮਿਤੀਆਂ \***  
ਰਜਿਸਟ੍ਰੇਸ਼ਨ ਸ਼ੁਰੂ ਹੋਣ ਦੀ ਮਿਤੀ \* : 16.07.2024  
ਰਜਿਸਟ੍ਰੇਸ਼ਨ ਅਤੇ ਫੀਸ ਜਮ੍ਹਾਂ ਕਰਨ ਦੀ ਆਖਰੀ ਮਿਤੀ : 19.06.2024  
ਅਸਥਾਈ ਔਨਲਾਈਨ ਆਮ ਦਾਖਲਾ ਪ੍ਰੀਖਿਆ : 27.07.24 ਅਤੇ 28.07.2024

\* ਕਿਰਪਾ ਕਰਕੇ ਅਨੁਸੂਚੀ ਵਿੱਚ ਕਿਸੇ ਵੀ ਅੱਪਡੇਟ ਲਈ ਦਾਖਲਾ ਪੋਰਟਲ ਦੀ ਜਾਂਚ ਕਰੋ  
\*\* ਔਨਲਾਈਨ ਰਜਿਸਟ੍ਰੇਸ਼ਨ ਦੇ ਸਮੇਂ 500/- ਰੁਪਏ (ਨਾ-ਵਾਪਸੀਯੋਗ) ਰਜਿਸਟ੍ਰੇਸ਼ਨ ਫੀਸ ਸ਼ੁਲਕ ਦੇਣਾ ਹੈ

ਕਿਸੇ ਵੀ ਜਾਣਕਾਰੀ ਲਈ, ਕਿਰਪਾ ਕਰਕੇ ਸੰਪਰਕ ਕਰੋ:  
ਪ੍ਰਵੇਸ਼ ਹਾਲ, ਕਮਰਾ ਨੰਬਰ 5, ਤਕਨੀਕੀ ਸਿੱਖਿਆ ਬੋਰਡ,  
ਮੁਨੀ ਮਾਇਆ ਰਾਮ ਮਾਰਗ, ਪੀਤਮਪੁਰਾ, ਦਿੱਲੀ-110034  
ਈ-ਮੇਲ: [dttteonline@gmail.com](mailto:dttteonline@gmail.com) ਫੋਨ: 011-27323161  
ਨਿਰਦੇਸ਼ਕ  
ਪਰੀਖਣ ਅਤੇ







### ਭਿੰਡੀ 'ਚ ਭਰਪੂਰ ਮਾਤਰਾ 'ਚ ਸਿਨਰਲਜ਼, ਫਾਈਬਰ ਤੇ ਵਿਟਾਮਿਨ ਹੁੰਦੇ ਹਨ, ਜੋ ਗਮੜੀ ਨੂੰ ਖੂਬਸੂਰਤ ਬਣਾਈ ਰੱਖਦੇ ਹਨ...



## ਭਿੰਡੀ ਨਾਲ ਘਟਾਓ ਭਾਰ

ਗਰਮੀਆਂ 'ਚ ਭਿੰਡੀ ਖਾਣਾ ਬੱਚਿਆਂ ਨੂੰ ਹੀ ਨਹੀਂ, ਵੱਡਿਆਂ ਨੂੰ ਵੀ ਬਹੁਤ ਪਸੰਦ ਹੈ। ਭਿੰਡੀ ਖਾਣ ਲਈ ਹੀ ਸੁਆਦੀ ਨਹੀਂ, ਬਲਕਿ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਇਸ 'ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਪ੍ਰੋਟੀਨ, ਫੈਟ, ਫਾਈਬਰ, ਕਾਰਬੋਹਾਈਡਰੇਟ, ਕੈਲਸ਼ੀਅਮ, ਫਾਸਫੋਰਸ, ਆਇਰਨ, ਮੈਗਨੀਸ਼ੀਅਮ, ਸੋਡੀਅਮ ਤੇ ਕਾਪਰ ਸਮੂਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦੇ ਹਨ। ਇਸ ਦੀ ਵਰਤੋਂ ਚਮੜੀ ਦੀ ਸੁੰਦਰਤਾ ਤੇ ਵਾਲਾਂ ਨੂੰ ਖੂਬਸੂਰਤ ਤੇ ਚਮਕਦਾਰ ਬਣਾਉਣ ਲਈ ਵੀ ਕੀਤੀ ਜਾਂਦੀ ਹੈ। ਇਸ ਲਈ ਭਿੰਡੀ ਨੂੰ ਪੌਸ਼ਟਿਕ ਸ਼ਬਦੀ ਮੰਨਿਆ ਜਾਂਦਾ ਹੈ।

**ਕੌਸਰ**  
ਜੇ ਤੁਸੀਂ ਚਾਹੁੰਦੇ ਹੋ ਤਾਂ ਕੌਸਰ ਤੁਹਾਡੇ ਤੋਂ ਦੂਰ ਰਹੋ ਤਾਂ ਭਿੰਡੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਹ ਅੰਤੜੀਆਂ 'ਚ ਮੌਜੂਦ ਟਾਕਸਿਨ ਨੂੰ ਬਾਹਰ ਕੱਢਣ 'ਚ ਮਦਦਗਾਰ ਹੁੰਦੀ ਹੈ, ਜਿਸ ਨਾਲ ਅੰਤੜੀਆਂ ਸਿਹਤਮੰਦ ਤੇ ਸਿਹਤ ਤਰੀਕੇ ਨਾਲ ਕੰਮ ਕਰਨ ਲਗਦੀਆਂ ਹਨ।

ਸੁਰੱਖਿਆ ਕਰਦੇ ਹਨ, ਜਿਸ ਨਾਲ ਤੁਹਾਡਾ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਤੇ ਤੁਹਾਡੇ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ।

**ਅੱਖਾਂ ਲਈ ਕਾਰਗਰ**  
ਅੱਖਾਂ ਲਈ ਵਿਟਾਮਿਨ-ਏ ਤੇ ਬੀਟਾ ਕੈਰੋਟੀਨ ਨੂੰ ਬਹੁਤ ਵਧੀਆ ਮੰਨਿਆ ਜਾਂਦਾ ਹੈ। ਭਿੰਡੀ 'ਚ ਇਹ ਦੋਵੇਂ ਚੀਜ਼ਾਂ ਭਰਪੂਰ ਮਾਤਰਾ 'ਚ ਹੁੰਦੀਆਂ ਹਨ, ਤਾਂ ਭਿੰਡੀ ਅੱਖਾਂ ਅਤੇ ਨਜ਼ਰ ਸੁਰੱਖਿਅਕ ਸਮੱਗਰੀ ਵੀ ਵਧੀਆ ਮੰਨਿਆ ਜਾਂਦੀ ਹੈ।

**ਭਾਰ ਘੱਟ ਕਰਨ 'ਚ ਸਹਾਈ**  
ਭਾਰ ਘੱਟ ਕਰਨ ਲਈ ਭਿੰਡੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਦੀ ਮੌਜੂਦਗੀ ਤਰ੍ਹਾਂ ਲੰਮੇ ਸਮੇਂ ਤਕ ਪੇਟ ਭਰੇ ਹੋਣ ਦਾ ਅਹਿਸਾਸ ਕਰਵਾਉਂਦੀ ਹੈ, ਜਿਸ ਨਾਲ ਤੁਸੀਂ ਵਾਰ-ਵਾਰ ਖਾਣ ਦੀ ਆਦਤ ਤੋਂ ਬਚ ਜਾਂਦੇ ਹੋ। ਇਸ ਤੋਂ ਇਲਾਵਾ ਭਿੰਡੀ 'ਚ ਮੌਜੂਦ ਆਇਰਨ ਸਾਡੇ ਸਰੀਰ 'ਚ ਇਸ ਦੀ ਕਮੀ ਨੂੰ ਦੂਰ ਕਰਦਾ ਹੈ। ਇਹ ਖੂਨ 'ਚ ਗੈਮਗਲੋਬਿਨ ਦਾ ਨਿਰਮਾਣ ਕਰਦਾ ਹੈ, ਜਿਸ ਨਾਲ ਅਨੀਮੀਆ ਤੋਂ ਬਚਾਅ ਹੋਂਦ ਵਿੱਚ ਆਉਂਦਾ ਹੈ। ਜੇ ਤੁਹਾਡੇ ਸਰੀਰ 'ਚ ਖੂਨ ਦੀ ਕਮੀ ਹੈ ਤਾਂ ਇਸ ਨੂੰ ਪੂਰਾ ਕਰਨ ਲਈ ਖੁਰਾਕ 'ਚ ਭਿੰਡੀ ਨੂੰ ਜ਼ਰੂਰ ਸ਼ਾਮਲ ਕਰੋ।



**ਮੂਰਗ**  
ਭਿੰਡੀ ਡਾਇਟੀਜ਼ ਦੇ ਰੋਗੀਆਂ ਲਈ ਬੇਹੱਦ ਫਾਇਦੇਮੰਦ ਹੈ। ਭਿੰਡੀ 'ਚ ਪਾਇਆ ਜਾਣ ਵਾਲਾ ਯੂਗੋਨੋਲ ਤੰਤ ਡਾਇਟੀਜ਼ ਲਈ ਫਾਇਦੇਮੰਦ ਹੈ। ਇਹ ਖੂਨ ਵਿਚ ਮੂਰਗ ਦਾ ਪੱਧਰ ਵਧਣ ਤੋਂ ਰੋਕਦਾ ਹੈ, ਜਿਸ ਨਾਲ ਡਾਇਟੀਜ਼ ਦਾ ਖਤਰਾ ਘਟਦਾ ਹੈ।

**ਦਿਲ ਦੇ ਰੋਗ**  
ਭਿੰਡੀ ਨਾ ਸਿਰਫ਼ ਤੁਹਾਨੂੰ ਡਾਇਟੀਜ਼ ਤੋਂ ਬਚਾਉਂਦੀ ਹੈ, ਬਲਕਿ ਤੁਹਾਡੇ ਦਿਲ ਲਈ ਵੀ ਕਾਰਗਰ ਹੈ। ਭਿੰਡੀ ਹਾਈ ਕੋਲੈਸਟਰੋਲ ਨੂੰ ਕੰਟਰੋਲ ਕਰਨ ਦਾ ਸਭ ਤੋਂ ਵਧੀਆ ਉਪਾਅ ਹੈ। ਇਸ 'ਚ ਮੌਜੂਦ ਪੈਕਟਿਨ ਨਾਂ ਦਾ ਤੰਤ ਕੋਲੈਸਟਰੋਲ ਨੂੰ ਘੱਟ ਕਰਨ 'ਚ ਮਦਦਗਾਰ ਹੈ। ਇਸ ਤੋਂ ਇਲਾਵਾ ਘੁਲਣਸ਼ੀਲ ਫਾਈਬਰ ਖੂਨ 'ਚ ਕੋਲੈਸਟਰੋਲ ਨੂੰ ਕੰਟਰੋਲ ਕਰਦਾ ਹੈ, ਜਿਸ ਨਾਲ ਹਾਦ ਅਟੈਕ ਦਾ ਖਤਰਾ ਘੱਟ

**ਅਨੀਮੀਆ**  
ਜ਼ਿਆਦਾਤਰ ਤਾਰਤੀ ਔਰਤਾਂ 'ਚ ਆਇਰਨ ਦੀ ਕਮੀ ਹੁੰਦੀ ਹੈ ਪਰ ਹੁਣ ਪਰੋਸ਼ਨ ਹੋਣ ਦੀ ਜ਼ਰੂਰਤ ਨਹੀਂ, ਕਿਉਂਕਿ ਭਿੰਡੀ 'ਚ ਮੌਜੂਦ ਆਇਰਨ ਸਾਡੇ ਸਰੀਰ 'ਚ ਇਸ ਦੀ ਕਮੀ ਨੂੰ ਦੂਰ ਕਰਦਾ ਹੈ। ਇਹ ਖੂਨ 'ਚ ਗੈਮਗਲੋਬਿਨ ਦਾ ਨਿਰਮਾਣ ਕਰਦਾ ਹੈ, ਜਿਸ ਨਾਲ ਅਨੀਮੀਆ ਤੋਂ ਬਚਾਅ ਹੋਂਦ ਵਿੱਚ ਆਉਂਦਾ ਹੈ। ਜੇ ਤੁਹਾਡੇ ਸਰੀਰ 'ਚ ਖੂਨ ਦੀ ਕਮੀ ਹੈ ਤਾਂ ਇਸ ਨੂੰ ਪੂਰਾ ਕਰਨ ਲਈ ਖੁਰਾਕ 'ਚ ਭਿੰਡੀ ਨੂੰ ਜ਼ਰੂਰ ਸ਼ਾਮਲ ਕਰੋ।

**ਇਮਿਊਨ ਸਿਸਟਮ**  
ਭਿੰਡੀ 'ਚ ਵਿਟਾਮਿਨ-ਸੀ ਦੇ ਨਾਲ-ਨਾਲ ਜ਼ਿਆਦਾ ਮਾਤਰਾ 'ਚ ਐਂਟੀਆਕਸੀਡੈਂਟ ਹੁੰਦੇ ਹਨ। ਇਸ ਤੋਂ ਇਲਾਵਾ ਇਸ ਵਿਚਲੇ ਹੋਰ ਮਹੱਤਵਪੂਰਨ ਤੰਤ ਕੈਲਸ਼ੀਅਮ, ਆਇਰਨ ਤੇ ਮੈਗਨੀਸ਼ੀਅਮ ਹਾਨੀਕਾਰਕ ਫਰੀ ਰੈਡੀਕਲਜ਼ ਤੋਂ ਤੁਹਾਡੀ

**ਔਸਟੀਓਰੋਸਿਸ** ਦੇ ਲਾਭਦਾਇਕ ਅਰਥ ਹਨ 'ਹੱਡੀਆਂ ਦੀ ਘਟਤਾ' ਘਟ ਜਾਂਦਾ। ਇਸ ਦੌਰਾਨ ਹੱਡੀਆਂ ਖੂਰਕ 'ਚ ਐਂਟੀ-ਓਸਟੀਓ ਪੈਂਟਾਬੋਲੋਜ਼ 'ਚ ਜਾਂਦੀਆਂ ਹਨ ਤੇ ਹੱਡੀ ਟੁੱਟਣ (ਫਰੈਕਚਰ) ਦਾ ਖਤਰਾ ਵਧ ਜਾਂਦਾ ਹੈ। ਵਧੇਰੇ ਕੋਸ਼ਾਂ 'ਚ ਕੈਲਸ਼ੀਅਮ, ਫਾਸਫੋਰਸ ਤੇ ਹੋਰ ਖਣਿਜਾਂ ਦਾ ਸਰੀਰ 'ਚ ਪੱਧਰ ਘਟਣ ਕਰਕੇ ਹੱਡੀਆਂ ਦੀ ਘਟਤਾ ਘਟ ਜਾਂਦੀ ਹੈ ਤੇ ਇਹ ਕਮਜ਼ੋਰ ਹੋ ਜਾਂਦੀਆਂ ਹਨ। ਇਹ ਸਮੱਸਿਆ ਮੁੱਖ ਤੌਰ 'ਤੇ ਔਰਤਾਂ 'ਚ ਹੁੰਦੀ ਹੈ, ਕਿਉਂਕਿ ਕੁਝ ਫਰੀਮੋਸਟ ਮਹੱਤਵ ਇਸ ਦੀ ਲਪੇਟ 'ਚ ਆਉਂਦੇ ਹਨ।

**ਅਲਮਾਰਤਾਂ**  
ਪਿੱਠ 'ਚ ਦਰਦ, ਗੁੱਥ ਨਿਕਲ ਆਉਣਾ, ਸਮਾਂ ਪਾ ਕੇ ਕੰਮ ਘਟ ਜਾਣਾ, ਗੰਭੀਰ ਹੱਡੀ ਦੇ ਮਟਕੇ ਫਿੱਸ ਜਾਣਾ, ਗੁੱਥ, ਹੱਡੀ ਦਾ ਟੁੱਟ ਜਾਣਾ, ਚੂੜੇ ਜਾਂ ਹੋਰ ਜੋੜਾਂ ਦੀਆਂ ਹੱਡੀਆਂ ਟੁੱਟ ਸਕਦੀਆਂ ਹਨ। ਨਾਰਮਲ ਹੱਡੀ ਨੂੰ ਵੱਖਰੇ ਤੌਰ 'ਤੇ ਇਹ ਸ਼ਬਦ ਆਮ ਮੰਨਿਆ ਜਾਂਦਾ ਹੈ। ਇਸ ਦਾ ਦਿਖਾਈ ਦਿੰਦੀ ਹੈ। ਔਸਟੀਓਰੋਸਿਸ ਵਾਲੀ ਹੱਡੀ ਐਂਟੀ-ਓਸਟੀਓ ਪੈਂਟਾਬੋਲੋਜ਼ ਖਾਣੀ ਹੋ ਜਾਂਦੀ ਹੈ। ਹੱਡੀਆਂ ਦੀ ਘਟਤਾ ਜਾਂ ਤਾਕਤ ਨਾ ਹੋਣ ਦਾ ਨੋਸ ਹੋਣਾ ਇਸ ਵਿਚਲੇ ਪਹਿਲਾਂ 'ਤੇ ਨਿਰਭਰ ਕਰਦੀ ਹੈ। ਜਦੋਂ ਇਨ੍ਹਾਂ ਖਣਿਜਾਂ ਦੀ ਮਾਤਰਾ ਘਟ ਜਾਂਦੀ ਹੈ ਤਾਂ ਹੱਡੀਆਂ ਦੀ ਕਮਜ਼ੋਰੀ, ਗੁੱਥ ਤੇ ਫਰੈਕਚਰ ਹੋਣ ਲਗਦੇ ਹਨ।

ਤਾਕੇ ਇਸ ਬਾਰੇ ਅੱਜ ਇਸ ਦੇ ਅਲਮਾਰਤਾਂ ਬਾਰੇ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਪਰ ਫਿਰ ਵੀ ਇਹ ਗੱਲ ਸਾਡੇ ਹਿੱਸੇ 'ਚ ਆਉਂਦੀ ਹੈ ਕਿ ਹੱਡੀ ਦੇ ਐਂਟੀ-ਓਸਟੀਓ ਪੈਂਟਾਬੋਲੋਜ਼ ਹੁੰਦੀਆਂ ਹਨ। ਨਵੀਂ ਹੱਡੀ ਬਣਦੀ ਰਹਿੰਦੀ ਹੈ ਤੇ ਪੁਰਾਣੀ ਖੁਰਕ ਹੋਂਦ ਵਿੱਚ ਹੈ। ਇਸ ਵਿਚੀ ਨੂੰ ਗੈਮਗਲੋਬਿਨ ਕਹਿੰਦੇ ਹਨ, ਜਿਸ ਦਾ ਇਕ ਚੱਕਰ ਦੇ ਤੌਰ 'ਤੇ ਇੰਨ ਮਹੀਨਿਆਂ 'ਚ ਪੂਰਾ ਹੁੰਦਾ ਹੈ। ਨਵੀਂ ਹੱਡੀ ਬਣਨ ਦਾ ਕੰਮ ਪੁਰਾਣੀ ਦੇ ਖੁਰਨ ਨਾਲੋਂ ਤੇਜ਼ੀ ਨਾਲ ਹੁੰਦਾ ਹੈ। ਇਸ ਲਈ ਇਕਸਾਰ ਹੱਡੀਆਂ ਦਾ ਆਕਾਰ ਤੇ ਘਟਤਾ ਵਧਦੀ ਜਾਂਦੀ ਹੈ। ਗੈਮਗਲੋਬਿਨ ਦਾ ਸਿਫ਼ 30-35 ਸਾਲ ਦੀ ਉਮਰ 'ਚ ਹੁੰਦਾ ਹੈ। ਇਸ ਤੋਂ ਗੈਮਗਲੋਬਿਨ ਦੀ ਵਿਥੀ 'ਚ ਖੁਰਨ ਵਧੇਰੇ ਤੇ ਮਾਤਰਾ ਘਟ ਜਾਂਦਾ ਹੈ। ਔਰਤਾਂ 'ਚ ਖਰਾਬ-ਬਾਦ ਹੋਣ


### ਔਸਟੀਓਰੋਸਿਸ ਕਾਰਨ ਫਰੈਕਚਰ ਦੀ ਦਰ ਔਰਤਾਂ 'ਚ ਮਰਦਾਂ ਨਾਲੋਂ ਦੁੱਗਣੀ ਹੈ। ਵਧਦੀ ਉਮਰ ਨਾਲ ਹੱਡੀਆਂ ਕਮਜ਼ੋਰ ਹੁੰਦੀਆਂ ਰਹਿੰਦੀਆਂ ਹਨ। ਮਰਦਾਂ 'ਚ 75 ਸਾਲ ਤੋਂ ਵਡੇਰੀ ਉਮਰ 'ਚ ਇਹ ਖ਼ਤਰਾ ਵਧਦਾ ਹੈ...

## ਹੱਡੀਆਂ ਨੂੰ ਖੋਰਨ ਵਾਲਾ ਰੋਗ ਔਸਟੀਓਰੋਸਿਸ



(ਮੀਨੋਪਾਊਜ਼) ਵੇਲੇ ਜਦੋਂ ਔਰਤਾਂ ਵਾਲੇ ਹਾਰਮੋਨ (ਐਸਟਰੋਜਨ) ਘਟ ਜਾਂਦੇ ਹਨ ਤਾਂ ਹੱਡੀਆਂ ਦਾ ਖੁਰਨਾ ਆਰਠਕ ਵਧ ਜਾਂਦਾ ਹੈ। ਔਸਟੀਓਰੋਸਿਸ ਦੇ ਹੋਰ ਵੀ ਕਈ ਕਾਰਨ ਹੁੰਦੇ ਹਨ ਪਰ ਔਰਤਾਂ 'ਚ ਮੀਨੋਪਾਊਜ਼ ਵੇਲੇ ਐਸਟਰੋਜਨ ਹਾਰਮੋਨ ਦਾ ਘਟਣਾ ਮੁੱਖ ਕਾਰਨ ਹੈ। ਹੱਡੀਆਂ ਦਾ ਖੁਰਨਾ ਇਸ ਗੱਲ 'ਤੇ ਵੀ ਨਿਰਭਰ ਕਰਦਾ ਹੈ ਕਿ 30-35 ਸਾਲ ਦੀ ਉਮਰ 'ਚ ਜਦ ਇਨ੍ਹਾਂ ਦਾ ਬਣਨਾ ਬੁਲੰਦੀ 'ਤੇ ਸੀ, ਉਦੋਂ ਕਿੰਨੀਆਂ ਹੱਡੀਆਂ ਬਣੀਆਂ ਸਨ ਉਸ ਸਮੇਂ ਸਾਡੇ ਸਰੀਰ ਵਿਚ ਕਿੰਨਾ ਡਾਇਟੀਜ਼-ਫੀਲਡ ਲੈਣ ਦੇ ਨਾਲ-ਨਾਲ ਵਰਜਿਸ਼ ਵੀ ਬਹੁਤ ਜ਼ਰੂਰੀ ਹੈ ਤਾਂ ਕਿ ਡੈਨਜ਼ਰ ਜ਼ੀਰੋ ਲਿਆ ਗਿਆ ਕੈਲਸ਼ੀਅਮ ਸਰੀਰ 'ਚ ਜਥਾਬ ਹੋ ਸਕੇ।

**ਖ਼ਤਰੇ ਵਾਲੇ ਹਾਲਾਤ**  
ਔਸਟੀਓਰੋਸਿਸ ਕਾਰਨ ਫਰੈਕਚਰ ਦੀ ਦਰ ਔਰਤਾਂ 'ਚ ਮਰਦਾਂ ਨਾਲੋਂ ਦੁੱਗਣੀ ਹੈ। ਵਧਦੀ ਉਮਰ ਨਾਲ ਹੱਡੀਆਂ ਕਮਜ਼ੋਰ ਹੁੰਦੀਆਂ ਰਹਿੰਦੀਆਂ



ਜਦਕਿ ਔਰਤਾਂ 'ਚ 45-50 ਸਾਲ ਦੀ ਉਮਰ 'ਚ ਇਹ ਖ਼ਤਰਾ ਵਧ ਜਾਂਦਾ ਹੈ। ਏਂਟੀ-ਓਸਟੀਓ ਪੈਂਟਾਬੋਲੋਜ਼ ਦੇ ਲੋਕਾਂ ਤੇ ਗੈਰਿਆ 'ਚ ਦੂਜੇ ਖੇਤਰਾਂ ਦੇ ਮੁਕਾਬਲੇ ਇਹ ਖ਼ਤਰਾ ਵਧੇਰੇ ਹੁੰਦਾ ਹੈ। ਹੱਡੀਆਂ ਖੁਰਨ ਦੀ ਬਿਮਾਰੀ (ਔਸਟੀਓਰੋਸਿਸ) ਨੂੰ ਦੋ ਵਰਗਾਂ 'ਚ ਵੰਡਿਆ ਜਾ ਸਕਦਾ ਹੈ।

**ਪ੍ਰਾਇਮਰੀ**  
ਪ੍ਰਾਇਮਰੀ ਟਾਈਪ 1 : ਔਰਤਾਂ 'ਚ ਮੀਨੋਪਾਊਜ਼ ਤੋਂ ਬਾਅਦ ਹੁੰਦੀ ਹੈ।  
ਪ੍ਰਾਇਮਰੀ ਟਾਈਪ 2 : ਬੁਢਾਪੇ ਵੇਲੇ ਔਸਟੀਓਰੋਸਿਸ, ਜੋ 75 ਸਾਲ ਤੋਂ ਵਡੇਰੀ ਉਮਰ ਦੇ ਮਰਦਾਂ ਤੇ ਔਰਤਾਂ 'ਚ 12 ਵੀਂ ਅਨੁਪਾਤ 'ਚ ਹੁੰਦੀ ਹੈ।

**ਸੈਕੰਡਰੀ**  
ਇਹ ਕਿਸੇ ਵੀ ਤਰ੍ਹਾਂ ਦੀਆਂ ਦਵਾਈਆਂ, ਖ਼ਾਸ ਕਰਕੇ

'ਸਟੀਰਾਇਡਜ਼' ਵਰਗੀ ਦਵਾਈਆਂ ਦੀ ਲੰਬੇ ਸਮੇਂ ਤਕ ਵਰਤੋਂ ਕਰਨ ਨਾਲ ਕਿਸੇ ਵੀ ਉਮਰ 'ਚ ਹੋ ਸਕਦੀ ਹੈ।

### ਕੀ ਹੈ ਹੱਡੀ ਦੀ ਘਟਤਾ ?

ਘਟਤਾ ਜਾਂ ਡੈਨਸਿਟੀ ਇਕ ਮੈਡੀਕਲ ਸ਼ਬਦ ਹੈ, ਜਿਸ ਦਾ ਅਰਥ ਹੈ ਹੱਡੀ ਦੇ ਪ੍ਰਤੀ ਸਕੁਏਅਰ ਸੈਂਟੀਮੀਟਰ 'ਚ ਕਿੰਨਾ ਖਣਿਜ ਹੈ। ਇਸ ਦਾ ਟੈਸਟ ਔਸਟੀਓਰੋਸਿਸ ਜਾਂ ਹੱਡੀ ਟੁੱਟਣ ਦਾ ਖ਼ਤਰਾ ਦੇਖਣ ਲਈ ਕੀਤਾ ਜਾਂਦਾ ਹੈ। ਇਸ 'ਚ ਵਰਤੀ ਜਾਂਦੀ ਮਸ਼ੀਨ ਨੂੰ ਡੈਨਸਿਟੀ ਮੀਟਰ ਆਖਦੇ ਹਨ, ਜੋ ਹੱਡੀਆਂ ਲਈ ਖਣਿਜ ਦੀ ਮਾਤਰਾ ਮੈਡੀਸ਼ਨ ਵਾਲੇ ਡਾਕਟਰ ਕਰਦੇ ਹਨ। ਆਮ ਤੌਰ 'ਤੇ ਇਹ ਟੈਸਟ ਲੱਕ ਦੇ ਹੇਠਾਂ, ਗੱਠ੍ਹ ਦੀ ਹੱਡੀ 'ਤੇ ਕੀਤਾ ਜਾਂਦਾ ਹੈ ਤੇ ਕਈ ਵਾਰ ਗੁੱਥ 'ਤੇ ਉੱਪਰ, ਬਾਹ ਦੀ ਹੱਡੀ 'ਤੇ ਵੀ ਕੀਤਾ ਜਾਂਦਾ ਹੈ।

### ਬਚਾਅ

ਔਸਟੀਓਰੋਸਿਸ ਤੋਂ ਬਚਣ ਲਈ ਹੱਡੀਆਂ ਨੂੰ ਤਾਕਤਵਰ ਬਣਾਉਣ ਦੇ ਉਪਾਏ ਕਰਨੇ ਚਾਹੀਦੇ ਹਨ। ਬਚਾਅ ਤੋਂ ਕਿਸੇਰ ਅਵਸਥਾ ਦੌਰਾਨ ਕੀਤੀ ਗਈ ਇਹ ਕੋਸ਼ਿਸ਼ ਔਸਟੀਓਰੋਸਿਸ ਤੋਂ ਬਚਣ ਦਾ ਸਭ ਤੋਂ ਵਧੀਆ ਢੰਗ ਹੈ, ਕਿਉਂਕਿ ਜਿਵੇਂ-ਜਿਵੇਂ ਉਮਰ ਵਧਦੀ ਹੈ, ਓਨੀ ਤੇਜ਼ੀ ਨਾਲ ਹੱਡੀਆਂ ਦੀ ਮਜ਼ਬੂਤੀ ਨਹੀਂ ਵਧਦੀ ਤੇ ਮੀਨੋਪਾਊਜ਼ ਤੋਂ ਬਾਅਦ ਹੱਡੀਆਂ ਖੁਰਨ ਦੀਆਂ ਸ਼ੁਰੂ ਹੋ ਜਾਂਦੀਆਂ ਹਨ। ਫਿਰ ਵੀ ਕੁਝ ਸਾਵਧਾਨੀਆਂ ਵਰਤ ਕੇ ਹੱਡੀਆਂ ਦੇ ਖੁਰਨ ਦੀ ਗਤੀ ਨੂੰ ਘਟਾਇਆ ਜਾ ਸਕਦਾ ਹੈ।

**ਕੈਲਸ਼ੀਅਮ** : ਹੱਡੀਆਂ ਨੂੰ ਠੀਕ-ਠਾਕ ਰੱਖਣ ਲਈ ਕੈਲਸ਼ੀਅਮ ਦੀ ਲੋੜ ਹੁੰਦੀ ਹੈ। ਡੈਨਜ਼ 'ਚ ਲੋੜੀਂਦੀ ਮਾਤਰਾ 'ਚ ਕੈਲਸ਼ੀਅਮ ਹੋਣਾ ਚਾਹੀਦਾ ਹੈ। ਇਸ ਲਈ ਕੈਲਸ਼ੀਅਮ ਦੀਆਂ ਗੋਲੀਆਂ ਵੀ ਲਈਆਂ ਜਾ ਸਕਦੀਆਂ ਹਨ। ਉਮਰ ਅਨੁਸਾਰ 9-18 ਸਾਲ ਤਕ 1300 ਮਿਲੀਗ੍ਰਾਮ, 19-50 ਸਾਲ ਤਕ 1000 ਮਿਲੀਗ੍ਰਾਮ ਤੇ 51 ਸਾਲ ਤੋਂ ਬਾਅਦ 1200 ਮਿਲੀਗ੍ਰਾਮ ਕੈਲਸ਼ੀਅਮ ਦੀ ਜ਼ਰੂਰਤ ਹੁੰਦੀ ਹੈ। ਪਾਲਕ ਤੋਂ ਪੰਨੀ ਵਿਚ ਕਾਫ਼ੀ ਮਾਤਰਾ 'ਚ ਕੈਲਸ਼ੀਅਮ ਹੁੰਦਾ ਹੈ।

**ਵਿਟਾਮਿਨ-ਡੀ** : ਇਹ ਵਿਟਾਮਿਨ ਡੈਨਜ਼ ਵਿਚਲੇ ਕੈਲਸ਼ੀਅਮ ਨੂੰ ਜਥਾਬ

ਕਰਨ 'ਚ ਸਹਾਈ ਹੁੰਦੀ ਹੈ। ਸੂਰਜ ਦੀ ਰੋਸ਼ਨੀ ਨਾਲ ਇਹ ਖਾਣੀ 'ਚ ਪੈਦਾ ਹੁੰਦਾ ਹੈ। ਹਫ਼ਤੇ 'ਚ ਕਰੀਬ ਤਿੰਨ ਵਾਰ 10-15 ਮਿੰਟ ਰੋਸ਼ਨੀ, ਥਾਣਾ ਤੇ ਚਿਰੇ 'ਤੇ ਸੂਰਜ ਦੀ ਰੋਸ਼ਨੀ ਪੈਣ ਨਾਲ ਲੋੜੀਂਦੀ ਮਾਤਰਾ 'ਚ ਵਿਟਾਮਿਨ-ਡੀ ਮਿਲ ਜਾਂਦਾ ਹੈ। ਜ਼ਿਆਦਾ ਸਮਾਂ ਪੁੱਛ 'ਚ ਰਹਿਣਾ ਵਧੇਰੇ ਤਾਂ ਸਨਸਕਰੀਨ ਦੀ ਵਰਤੋਂ ਕਰੋ ਕਿਉਂਕਿ ਅਲਟਰਾ ਵਾਇਲਟ ਕਿਰਨਾਂ ਨਾਲ ਚਮੜੀ ਸਬੰਧੀ ਤਕਲੀਫ਼ ਹੋਣ ਦਾ ਖ਼ਤਰਾ ਵਧ ਸਕਦਾ ਹੈ।

**ਸੰਤੁਲਿਤ ਡੈਨਜ਼** : ਸੰਤੁਲਿਤ ਡੈਨਜ਼ 'ਚ ਕੈਲਸ਼ੀਅਮ ਤੇ ਵਿਟਾਮਿਨ-ਡੀ ਤੋਂ ਇਲਾਵਾ ਸ਼ਿੰਕ, ਮੈਗਨੀਸ਼ੀਅਮ, ਵਿਟਾਮਿਨ-ਸੀ ਵੀ ਜ਼ਰੂਰ ਲਏ। ਟ੍ਰਾਪ, ਦਰੀ, ਹਰੀਆਂ ਪੌਦਿਆਂ ਸਬੰਧੀਆਂ, ਮਟਰ, ਬ੍ਰੋਕਲੀ, ਸੰਤਰਾ, ਮੱਛੀ, ਬੀਨਜ਼ ਆਦਿ ਲਾਭਦੇ ਹਨ।

**ਚੁਸਤ ਰਹੋ** : ਚੁਸਤ ਰਹਿਣ ਨਾਲ ਹੱਡੀਆਂ ਦਾ ਖੁਰਨ ਘਟਦਾ ਹੈ, ਜਿਸ ਨਾਲ ਪਨਿਆਂ ਦੀ ਤਾਕਤ ਠੀਕ ਰਹਿੰਦੀ ਹੈ। ਬੋਤੂ-ਬੋਤੂ ਤਾਰ ਚੁਕਣ ਵਾਲੀ ਵਰਜਿਸ਼ ਕਰਦੇ ਰਹੋ ਤੇ ਪਨਿਆਂ ਦੀ ਹਿਲਚਲ ਰੱਖੋ, ਜਿਵੇਂ ਤੇਜ਼ ਸੈਰ, ਪੌੜੀਆਂ ਚੜ੍ਹਨਾ-ਉਤਾਰਨਾ, ਟੈਨਿਸ ਖੇਡਣਾ, ਯੋਗ ਆਦਿ।

**ਤੰਬੂਕੂਨੋਸੀ** : ਤੰਬੂਕੂਨੋਸੀ ਨਾਲ ਹੱਡੀਆਂ ਦੇ ਖੁਰਨ 'ਚ ਤੇਜ਼ੀ ਆਉਂਦੀ ਹੈ। ਮੀਨੋਪਾਊਜ਼ ਦੌਰਾਨ ਘਟਿਆ ਹੋਇਆ ਐਸਟਰੋਜਨ ਦਾ ਪੱਧਰ ਸਮੇਕਿੰਗ ਨਾਲ ਹੋਰ ਘਟਦਾ ਹੈ।

**ਸ਼ਰਾਬ** : ਸ਼ਰਾਬ ਕੈਲਸ਼ੀਅਮ ਦੇ ਸਰੋਤ ਵਿਚ ਜਥਾਬ ਹੈ 'ਚ ਤੁਕਾਵਟ ਪਾਉਂਦੀ ਹੈ।

**ਪੈਥਾਲੋਜੀਕਲ ਫਰੈਕਚਰ** : ਜੇ ਡੈਨਜ਼-ਮੈਟੀ ਜੰਟ ਨਾਲ ਹੱਡੀ ਟੁੱਟ ਜਾਵੇ ਤਾਂ ਇਸ ਨੂੰ 'ਪੈਥਾਲੋਜੀਕਲ ਫਰੈਕਚਰ' ਕਿਹਾ ਜਾਂਦਾ ਹੈ। ਆਸਟੀਓਰੋਸਿਸ ਇਸ ਦਾ ਇਕ ਕਾਰਨ ਹੈ।

ਹੱਡੀਆਂ ਦਾ ਕੌਸਰ, ਜੋ ਪ੍ਰਾਇਮਰੀ (ਮਾਇਕਰੋ), ਆਸਟੀਓ-ਜੈਨਿਕ ਸਾਰਕੋਮ, ਈਫਿੰਗ ਸਾਰਕੋਮ, ਕੋਲੋਸਾਰਕੋਮ ਤੇ ਸੈਕੰਡਰੀ (ਗੁਰਦੇ, ਬਾਇਓਪੈਂਟ, ਗਾਢਾ, ਜਿਗਰ ਆਦਿ) ਹੋ ਸਕਦੇ ਹਨ। ਆਸਟੀਓਲੋਸੀਸ, ਆਸਟੀਓਜੈਨੋਸਿਸ ਇੰਫਲੇਮਟੋਰੀ, ਬੋਨ ਸਿਸਟ, ਹੱਡੀ ਦੀ ਟੀਫੀ ਜਾਂ ਹੋਰ ਇਨਫੈਕਸ਼ਨ ਆਦਿ ਇਸ ਦੇ ਹੋਰ ਅਹਿਮ ਕਾਰਨ ਹਨ।

## ਗਰਮੀ ਦੇ ਮੌਸਮ 'ਚ ਬੱਚਿਆਂ ਦੀ ਸੁਰੱਖਿਆ



ਮਸਾਲੇਦਾਰ ਤੇ ਭਾਰ ਭੋਜਨ ਖਾਣ ਤੋਂ ਬਚੋ ਅਤੇ ਨਾਰੀਅਲ ਤੇ ਨਿੱਠੂ ਪਾਣੀ ਸ਼ਿਯਾਦਾ ਪੀਓ।

### ਫੰਗਲ ਇਨਫੈਕਸ਼ਨ

ਸਰੀਰ ਦੇ ਅਜਿਹੇ ਹਿੱਸੇ, ਜਿਥੇ ਪਸੀਨੇ ਕਾਰਨ ਖੁਝੇ ਤੇ ਲਾਲ ਖੰਭੇ ਬਣਨ ਲੱਗਦੇ ਹਨ, ਉਥੇ ਇਨਫੈਕਸ਼ਨ ਦੀ ਸੰਭਾਵਨਾ ਵਧ ਜਾਂਦੀ ਹੈ। ਖੇਡਣ ਤੋਂ ਤੁਰੰਤ ਬਾਅਦ ਨਹਾਉਣ ਦੀ ਬਜਾਏ ਕੁਝ ਦੇਰ ਭੁਕ ਕੇ ਠੰਢੇ ਪਾਣੀ ਨਾਲ ਨਹਾਉਣ ਤੋਂ ਪਸੀਨੇ ਵਾਲੇ ਖੰਭੇ ਬਣਦੇ। ਘੱਟ ਨਿਕਲਣ ਤੋਂ ਪਹਿਲਾਂ ਐਂਟੀਫੰਗਲ ਪਾਊਡਰ ਦੀ ਵਰਤੋਂ ਕਰੋ।

### ਐਲਰਜੀ

ਗਰਮੀ 'ਚ ਕੁਝ ਐਲਰਜੀ ਕਰਨ ਵਾਲੇ ਕੀਟਾਣੂ ਸਰਗਰਮ ਹੋ ਜਾਂਦੇ ਹਨ। ਬੱਚਿਆਂ ਨੂੰ ਇਹ ਕੀਟਾਣੂ ਜਲਦੀ ਨਾਲ ਆਪਣੀ ਲਪੇਟ 'ਚ ਲੈਂਦੇ ਹਨ। ਇਸ ਲਈ ਬੱਚਿਆਂ ਨੂੰ ਸਰੀਰ ਢਕ ਕੇ ਹੀ ਬਾਹਰ ਜਾਣ ਦਿਓ। ਐਲਰਜੀ ਵਾਲੇ ਮਰਦਾਂ ਤੋਂ ਦੂਰ ਰੱਖੋ।

### ਐਲਰਜੀ

ਗਰਮੀ 'ਚ ਕੁਝ ਐਲਰਜੀ ਕਰਨ ਵਾਲੇ ਕੀਟਾਣੂ ਸਰਗਰਮ ਹੋ ਜਾਂਦੇ ਹਨ। ਬੱਚਿਆਂ ਨੂੰ ਇਹ ਕੀਟਾਣੂ ਜਲਦੀ ਨਾਲ ਆਪਣੀ ਲਪੇਟ 'ਚ ਲੈਂਦੇ ਹਨ। ਇਸ ਲਈ ਬੱਚਿਆਂ ਨੂੰ ਸਰੀਰ ਢਕ ਕੇ ਹੀ ਬਾਹਰ ਜਾਣ ਦਿਓ। ਐਲਰਜੀ ਵਾਲੇ ਮਰਦਾਂ ਤੋਂ ਦੂਰ ਰੱਖੋ।

### ਐਲਰਜੀ

ਗਰਮੀ 'ਚ ਕੁਝ ਐਲਰਜੀ ਕਰਨ ਵਾਲੇ ਕੀਟਾਣੂ ਸਰਗਰਮ ਹੋ ਜਾਂਦੇ ਹਨ। ਬੱਚਿਆਂ ਨੂੰ ਇਹ ਕੀਟਾਣੂ ਜਲਦੀ ਨਾਲ ਆਪਣੀ ਲਪੇਟ 'ਚ ਲੈਂਦੇ ਹਨ। ਇਸ ਲਈ ਬੱਚਿਆਂ ਨੂੰ ਸਰੀਰ ਢਕ ਕੇ ਹੀ ਬਾਹਰ ਜਾਣ ਦਿਓ। ਐਲਰਜੀ ਵਾਲੇ ਮਰਦਾਂ ਤੋਂ ਦੂਰ ਰੱਖੋ।

### ਐਲਰਜੀ

ਗਰਮੀ 'ਚ ਕੁਝ ਐਲਰਜੀ ਕਰਨ ਵਾਲੇ ਕੀਟਾਣੂ ਸਰਗਰਮ ਹੋ ਜਾਂਦੇ ਹਨ। ਬੱਚਿਆਂ ਨੂੰ ਇਹ ਕੀਟਾਣੂ ਜਲਦੀ ਨਾਲ ਆਪਣੀ ਲਪੇਟ 'ਚ ਲੈਂਦੇ ਹਨ। ਇਸ ਲਈ ਬੱਚਿਆਂ ਨੂੰ ਸਰੀਰ ਢਕ ਕੇ ਹੀ ਬਾਹਰ ਜਾਣ ਦਿਓ। ਐਲਰਜੀ ਵਾਲੇ ਮਰਦਾਂ ਤੋਂ ਦੂਰ ਰੱਖੋ।

### ਐਲਰਜੀ

ਗਰਮੀ 'ਚ ਕੁਝ ਐਲਰਜੀ ਕਰਨ ਵਾਲੇ ਕੀਟਾਣੂ ਸਰਗਰਮ ਹੋ ਜਾਂਦੇ ਹਨ। ਬੱਚਿਆਂ ਨੂੰ ਇਹ ਕੀਟਾਣੂ ਜਲਦੀ ਨਾਲ ਆਪਣੀ ਲਪੇਟ 'ਚ ਲੈਂਦੇ ਹਨ। ਇਸ ਲਈ ਬੱਚਿਆਂ ਨੂੰ ਸਰੀਰ ਢਕ ਕੇ ਹੀ ਬਾਹਰ ਜਾਣ ਦਿਓ। ਐਲਰਜੀ ਵਾਲੇ ਮਰਦਾਂ ਤੋਂ ਦੂਰ ਰੱਖੋ।

**ਪਿਸ਼ਾਬ**  
ਭਾਰਤ ਦਾ ਪਹਿਲਾ ਆਯੂਰਵੇਦਿਕ ਅਨੁਪੂਰਕ ਜੋ ਮਾਂ ਦਾ ਦੁੱਧ ਵਧਾਉਣ ਵਿਚ ਸਹਿਯੋਗ ਦਰਖੇ

**ਸ਼੍ਰੀਵੇਦ**

ਆਯੂਰਵੇਦਿਕ ਅਤੇ ਸੁਰੱਖਿਅਤ  
ਕਲੀਨਿਕਲੀ ਪ੍ਰਮਾਣਿਤ

1-2000-111-22-22  
2-1800-111-22-22

## ਨਵਪ੍ਰਸੂਤਾਵਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ



**ਡਾ. ਉਲਾਸ ਬੁਢਾਡੇ ਮਹਾਨ**  
ਭਾਰਤੀ ਯੋਗ ਅਤੇ ਪ੍ਰਬੰਧਨ ਸੰਗਠਨ, ਮੁਰਬਲ, ਸੋਨੀਪਤ

ਜੀਵਨ ਜੀਵਿਤ ਦੀ ਇੱਛਾ ਸਾਰੇ ਪ੍ਰਾਣੀਆਂ ਦੇ ਵਿਚ ਹੁੰਦੀ ਹੈ। ਬੇਹਤਰ ਜੀਵਨ ਦੇ ਲਈ ਸਰੀਰ ਦਾ ਠੀਕ ਢੰਗ ਨਾਲ ਵਿਕਾਸ ਹੋਣਾ ਜ਼ਰੂਰੀ ਹੈ। ਇਹ ਵਿਕਾਸ ਹੀ ਸੰਤਾਨ ਹੈ, ਜਦ ਬੱਚੇ ਨੂੰ ਉਤਮ ਪੇਸ਼ਟ ਮਿਲੇ। ਨਵਜੰਮੇ ਬੱਚੇ ਨੂੰ ਇਹ ਪੇਸ਼ਟ ਮਾਂ ਦੇ ਦੁੱਧ ਤੋਂ ਮਿਲਦਾ ਹੈ। ਜਦੋਂ ਪੀੜਾ ਤੋਂ ਗੁਰਜ਼ਨ ਦੇ ਬਾਅਦ ਜਦ ਔਰਤ ਨੂੰ ਮਾਂ ਬਣਨ ਦਾ ਸੁਖ ਮਿਲਦਾ ਹੈ ਤਾਂ ਉਹ ਆਨੰਦ ਨਾਲ ਭਰ ਜਾਂਦੀ ਹੈ ਅਤੇ ਉਸਦੇ ਅੰਦਰ ਆਪਣੀ ਔਲਾਦ ਦੇ ਪ੍ਰਤੀ ਸੋਚ ਦੀ ਡਾਵਾਨ ਉਠਾਉਣ ਲੱਗਦੀ ਹੈ। ਇਸ ਸਥਿਤੀ ਵਿਚ ਮਾਂ ਦੇ ਸਰੀਰ ਵਿਚ ਕਈ ਬਿਯੋਕਿਮਿਕ ਪਰਿਵਰਤਨ ਹੁੰਦੇ ਹਨ, ਜਿਸ ਨਾਲ ਜਦੋਂ ਦੇ ਬਾਅਦ ਮਾਂ ਦੀ ਡਾਕੀ ਵਿਚ ਵੱਧ ਉਤਰ ਆਉਂਦਾ ਹੈ। ਪੇਸ਼ਟ ਤੌਰ 'ਤੇ ਨਾਲ ਭਰਪੂਰ ਇਹ ਦੁੱਧ ਨਵਜੰਮੇ ਬੱਚੇ ਦੇ ਲਈ ਜੀਵਨ ਦਾ ਆਪਣਾ ਹੁੰਦਾ ਹੈ।

ਭਰਤਰ ਤੋਂ ਸਾਰੇ ਪ੍ਰਾਣੀਆਂ ਦੇ ਲਗਾਤਾਰ ਜੀਵਨਕਾਲ ਦੇ ਲਈ ਪੇਸ਼ਟ ਦੀ ਵਿਵਸਥਾ ਕੀਤੀ ਹੈ, ਪਰ ਬਦਲਦੇ ਸਮੇਂ ਦੇ ਨਾਲ ਅਤੇ ਖਾਸ ਕਰਕੇ ਆਧੁਨਿਕ ਜੀਵਨਸ਼ੈਲੀ ਕਾਰਨ ਹੁਣ ਔਰਤਾਂ ਦੇ ਜੀਵਨ ਵਿਚ ਵੀ ਕਾਫ਼ੀ ਬਦਲਾਅ ਹੋਏ ਹਨ। ਉਨ੍ਹਾਂ ਦੇ ਡੈਨਜ਼ ਕਰਨ ਦੇ ਤੌਰ-ਤਰੀਕਿਆਂ ਅਤੇ ਰਹਿਣ-ਸਹਿਣ ਵਿਚ ਬਦਲਾਅ ਆਇਆ ਹੈ। ਡੈਨਜ਼ ਦੇ ਅਸੰਤੁਲਿਤ ਅਤੇ ਪੇਸ਼ਟ ਰਹਿਣ ਹੋਣ ਦੇ ਕਾਰਨ ਕੰਮ ਦੇ ਵੱਧ ਹੋਏ ਬੇਬੇ, ਰੁਝੇਵਿਆਂ ਅਤੇ ਸੰਬੰਧ ਵਿਚ ਤਣਾਅ ਕਾਰਨ ਔਰਤਾਂ ਵਿਚ ਹਾਰਮੋਨ ਨਿਰੰਤਰ ਕਈ ਬਦਲਾਅ ਹੋਏ ਹਨ। ਇਨ੍ਹਾਂ ਤਰੀਕਿਆਂ ਦਾ ਮਾਂ 'ਤੇ ਉਤਰ ਅਸਰ ਪੈਂਦਾ ਹੈ। ਇਸ ਦੇ ਕਾਰਨ ਬੱਚੇ ਨੂੰ ਜਨਮ ਦੇਣ ਵਾਲੀ ਮਾਂ ਨੂੰ ਡਾਕੀ ਦਾ ਦੁੱਧ ਪਿਲਾਉਣ ਦੌਰਾਨ ਕਈ ਸਰੀਰਕ ਅਤੇ ਤਾਕਤਾਤਮਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਵਿਚੋਂ ਕੁਝ ਪ੍ਰਮੁੱਖ ਸਮੱਸਿਆ ਹਨ -

- ਗੁਰੂਆਤੀ ਦਿਨਾਂ ਵਿਚ ਦੁੱਧ ਨਾ ਆਉਣਾ ਜਾਂ ਘੱਟ ਆਉਣਾ।
- ਡਾਕੀ ਦਾ ਪ੍ਰਤੀ ਤਰ੍ਹਾਂ ਵਿਕਸਿਤ ਨਾ ਹੋਣਾ ਜਾਂ ਡੇਟੇ ਆਕਾਰ ਦਾ ਹੋਣਾ।
- ਰਾਤ ਵਿਚ ਡੇਟੇ ਬੱਚਿਆਂ ਦੇ ਜਾਗਣ ਕਾਰਨ ਬਕਾਵਟ।
- ਜਿਯਾਦਾ ਸਮੇਂ ਤਕ ਬੱਚਿਆਂ ਨੂੰ ਦੁੱਧ ਪਿਲਾਉਣਾ।
- ਜਨਤਕ ਸਥਾਨਾਂ 'ਤੇ ਦੁੱਧ ਪਿਲਾਉਣ ਵਿਚ ਮੁਸ਼ਕਿਲ।
- ਨਵੇਂ ਅਤੇ ਅਭਿਵਿਧਾਨਕ ਕਪੜਿਆਂ ਨਾਲ ਬੱਚੇ ਨੂੰ ਦੁੱਧ ਪਿਲਾਉਣ ਵਿਚ ਹੋਣ ਵਾਲੀ ਪੱਛੋੜਾਈ।
- ਤਣਾਅ ਅਤੇ ਨਿਰਾਸ਼ਾ ਕਾਰਨ ਬੱਚੇ ਨਾਲ ਸੋਚ ਦੀ ਘਾਟ।

ਉੱਤਮ ਸਰੀਰਕ ਅਤੇ ਮਾਨਸਿਕ ਸਿਹਤ ਵਾਲੀ ਸੰਤਾਨ ਹੀ ਰਾਸ਼ਟਰ ਦੇ ਲਈ ਉਪਰੋਕਤੀ ਹੁੰਦੀ ਹੈ ਇਹ ਤਦ ਹੀ ਸੰਭਵ ਹੈ, ਜਦ ਬੱਚੇ ਨੂੰ ਜਨਮ ਦੇਣ ਵਾਲੀ ਔਰਤ ਖੁਦ ਸਰੀਰਕ ਅਤੇ ਮਾਨਸਿਕ ਰੂਪ ਵਿਚ ਸਿਹਤਮੰਦ ਹੋਵੇ। ਅਜਿਹੀ ਮਾਤਾ ਹੀ ਆਪਣੀ ਆਪਣੀ ਸੰਤਾਨ ਦੀ ਸਿਹਤ ਦਾ ਖਿਆਲ ਰੱਖ ਸਕਦੀ ਹੈ ਅਤੇ ਉਸਦੇ ਪ੍ਰਤੀ ਸੋਚ ਦੀ ਡਾਵਾਨ ਰੱਖ ਸਕਦੀ ਹੈ।

ਇਕ ਅਭਿਯੰਨ ਅਨੁਸਾਰ, ਬੱਚੇ ਦੇ ਜਨਮ ਦੇ ਤੁਰੰਤ ਬਾਅਦ ਤੋਂ ਲੈ ਕੇ ਬੱਚੇ ਨੂੰ ਡਾਕੀ ਦਾ ਦੁੱਧ ਪਿਲਾਉਣ ਜਾਰੀ ਰੱਖਣ ਤਕ ਦਾ ਸਫ਼ਲ ਮਾਂ ਦੇ ਲਈ ਸਭ ਤੋਂ ਚੁਣੌਤੀਪੂਰਨ ਹੁੰਦਾ ਹੈ। ਬਾਹਰੀ ਕਾਰਕ ਇਸ ਚੁਣੌਤੀ ਨੂੰ ਹੋਰ ਵਧਾ ਦਿੰਦੇ ਹਨ, ਜਿਸ ਨਾਲ ਮਾਂ 'ਤੇ ਗਹਿਰਾ ਅਸਰ ਪੈਂਦਾ ਹੈ, ਪਰ ਇਨ੍ਹਾਂ ਸਮੱਸਿਆਵਾਂ ਨੂੰ ਆਸਾਨੀ ਨਾਲ ਹੱਲ ਕੀਤਾ ਜਾ ਸਕਦਾ ਹੈ। ਉਚਿਤ ਮਾਤਰਾ ਵਿਚ ਖੋਜ ਡੈਨਜ਼ ਨਾਲ ਅਤੇ ਸ਼ਾਂਤ ਮਨੋਭਾਵ ਵਿਚ ਰਹਿਣ ਨਾਲ ਡਾਕੀਆਂ ਦੀਆਂ ਸਮੱਸਿਆਵਾਂ, ਟੀਫੀ ਤੇ ਪਾਰਨਿਕਸ਼ਨਜ਼ ਦੇ ਮਰੀਜ਼ਾਂ ਨੂੰ ਇਹ ਸਮੱਸਿਆ ਸਿਆਦਾ ਘੱਟਦੀ ਹੈ। 10 ਡੀਸੀ ਲੋਕ ਠੀਕ ਨਹੀਂ ਹੁੰਦੇ। ਉਨ੍ਹਾਂ

### ਡਾ. ਸੁਰੀਰ ਗੁਪਤਾ

ਪੁਨਿਕ ਜੀਵਨਸ਼ੈਲੀ ਨੇ ਸਿਹਤ ਨੂੰ ਕਈ ਪੱਧਰਾਂ 'ਤੇ ਨੁਕਸਾਨ ਪਹੁੰਚਾਇਆ ਹੈ। ਸਿਹਤ ਪ੍ਰਤੀ ਲਾਭਦਾਇਕੀ ਕਾਰਨ ਪਿੱਠ, ਕਮਰ, ਗਰਦਨ ਤੇ ਮੋਢਿਆਂ ਦੇ ਦਰਦ ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਫਰੈਕਚਰ ਵਾਲੀ ਅਜਿਹੀ ਹੀ ਸਮੱਸਿਆ ਹੈ। ਭਾਰਤ 'ਚ ਲਗਪਗ 58 ਲੱਖ ਲੋਕ ਗਰਦਨ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਇਸ ਦਾ ਮੁੱਖ ਕਾਰਨ ਲੰਮੇ ਸਮੇਂ ਤਕ ਕੰਪਿਊਟਰ ਅੱਗੇ ਬੈਠਣਾ, ਸੈਰ ਤੇ ਕਸਬਤ ਲਈ ਸਮਾਂ ਨਾ ਕੱਢਣਾ। ਪੂਰਾ ਦਿਨ ਇੱਕ ਤਰੀਕੇ ਨਾਲ ਬੈਠੇ ਰਹਿਣ ਨਾਲ ਜੋੜ ਜਮ ਹੋਣ ਲਗਦੇ ਹਨ। ਫਰੈਜ਼ਨ ਸ਼ਿਲਡਰ ਹੋਣ ਪਿੱਛੇ ਅਲਮ ਕਾਰਨ ਕੀ ਹੈ, ਇਸ ਬਾਰੇ ਅੱਜ ਤਕ ਪਤਾ ਨਹੀਂ ਲੱਗ ਸਕਿਆ।

### ਆਮ ਅਲਮਾਰਤਾਂ

ਫਰੈਜ਼ਨ ਸ਼ਿਲਡਰ ਦੌਰਾਨ ਮੋਢੇ ਦੀਆਂ ਹੱਡੀਆਂ ਨੂੰ ਖੁਮਾਉਣਾ ਮੁਸ਼ਕਲ ਹੋ ਜਾਂਦਾ ਹੈ। ਮੋਡੀਕਲ ਡਾਕਾ 'ਚ ਇਸ ਦਰਦ ਨੂੰ 'ਐਡਹੀਵਿਟ ਕੈਪਸੂਲਾਇਟਿਸ' ਆਖਦੇ ਹਨ। ਜਦ ਜੋੜ ਦੇ ਬਾਰੇ ਇਕ ਕੈਪਸੂਲ ਹੁੰਦਾ ਹੈ। ਫਰੈਜ਼ਨ ਸ਼ਿਲਡਰ 'ਚ ਇਹ ਕੈਪਸੂਲ ਸਮਝ ਹੋ ਜਾਂਦਾ ਹੈ। ਇਹ ਦਰਦ ਹੌਲੀ-ਹ















# ਪੱਛਮੀ ਬੰਗਾਲ ਰੇਲ ਹਾਦਸੇ 'ਚ 15 ਲੋਕਾਂ ਦੀ ਮੌਤ; 60 ਜ਼ਖ਼ਮੀ ਜੇ. ਪੀ. ਨੱਢਾ ਦੇ ਨਿੱਜੀ ਵਿਚਾਰ ਨਾਲ RSS

## ਰੇਲ ਮੰਤਰੀ ਵਲੋਂ ਮ੍ਰਿਤਕ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਨਵੀਂ ਦਿੱਲੀ, 18 ਜੂਨ - ਕੌਮੀ ਪੱਤ੍ਰਿਕਾ ਬਿਊਰੋ- ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ 'ਚ ਸੋਮਵਾਰ ਸਵੇਰ ਨੂੰ ਇਕ ਵੱਡਾ ਰੇਲ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਮਾਲ ਗੱਡੀ ਨੇ ਸਿਆਲਦਾਹ ਜਾਣ ਵਾਲੀ ਕੰਚਨਜੰਗਾ ਐਕਸਪ੍ਰੈੱਸ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਇਸ ਟੱਕਰ ਦੀ ਵਜ੍ਹਾ ਕਰ ਕੇ ਕੰਚਨਜੰਗਾ ਐਕਸਪ੍ਰੈੱਸ ਦੀਆਂ ਕਈ ਬੱਗੀਆਂ ਪਟੜੀ ਤੋਂ ਉਤਰ ਗਈਆਂ। ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 60 ਲੋਕ ਜ਼ਖ਼ਮੀ ਹੋ ਗਏ ਹਨ। ਉੱਤਰੀ ਬੰਗਾਲ ਦੇ ਨਿਊ ਜਲਪਾਈਗੁੜੀ ਸਟੇਸ਼ਨ ਤੋਂ ਲਗਭਗ 30 ਕਿਲੋਮੀਟਰ ਦੀ ਦੂਰੀ 'ਤੇ ਰੰਗਪਾਨੀ ਸਟੇਸ਼ਨ ਨੇੜੇ ਮਾਲ ਗੱਡੀ ਦੇ ਰੇਲ ਗੱਡੀ ਨਾਲ ਟੱਕਰ ਹੋਣ ਕਾਰਨ ਪਿਛਲੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਇਸ ਦਰਦਨਾਕ ਹਾਦਸੇ ਵਿੱਚ ਰੇਲ ਦੇ ਡਰਾਈਵਰ ਅਤੇ ਇਕ ਗਾਡਰ ਦੀ ਵੀ ਜਾਨ ਗਈ ਹੈ। ਸੂਬਾ ਅਤੇ ਕੇਂਦਰ ਦੀਆਂ ਕਈ ਏਜੰਸੀਆਂ ਯਾਤਰੀਆਂ ਨੂੰ ਬਚਾਉਣ ਲਈ ਸਥਾਨਕ ਲੋਕਾਂ ਦੇ ਨਾਲ ਜੋਗੀ ਪੱਧਰ 'ਤੇ ਕੰਮ ਕਰ ਰਹੀਆਂ ਸਨ।



ਨਵੀਂ ਦਿੱਲੀ, 18 ਜੂਨ - ਕੌਮੀ ਪੱਤ੍ਰਿਕਾ ਬਿਊਰੋ- ਸਰਸੋਧਾਲਕ ਮੋਹਨ ਭਾਗਵਤ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੇ ਸੰਘ ਨਾਲ ਜੁੜੇ ਬਿਆਨ ਨੂੰ ਉਨ੍ਹਾਂ ਦਾ ਵਿਅਕਤੀਤਵ ਵਿਚਾਰ ਦੱਸਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਹਰ ਨਾਗਰਿਕ ਨੂੰ ਆਪਣੇ ਵਿਚਾਰ ਖੁੱਲ੍ਹ ਕੇ ਰੱਖਣ ਦੀ ਆਜ਼ਾਦੀ ਹੈ। ਉਨ੍ਹਾਂ ਦੇ ਬਿਆਨ ਨਾਲ ਪਾਰਟੀ ਜਾਂ ਸੰਗਠਨ ਦਾ ਕੋਈ ਸਬੰਧ ਨਹੀਂ ਹੈ। ਭਾਗਵਤ ਨੇ ਸੰਪੱਰਕ ਕੀਤਾ ਕਿ ਨੱਢਾ ਦੇ ਬਿਆਨ ਨੂੰ ਸੰਗਠਨ ਦੀਆਂ ਨੀਤੀਆਂ ਨਾਲ ਜੋੜ ਕੇ ਵੇਖਣ ਦੀ ਲੋੜ ਨਹੀਂ ਹੈ। ਜਿਸ ਵਲੋਂ ਇਸ ਨੂੰ ਬੇਬੁਨਿਆਦ ਕਰਾਰ ਦਿੱਤਾ ਗਿਆ ਹੈ।

ਰੇਲਵੇ ਬੋਰਡ ਦੀ ਪ੍ਰਧਾਨ ਅਤੇ ਸੀ. ਐ. ਐ. ਜਥਾ ਵਰਮਾ ਸਿਨਹਾ ਨੇ ਜਾਣਕਾਰੀ ਦਿੱਤੀ ਕਿ ਦਿੱਲੀ ਅਤੇ ਗੁਹਾਟੀ ਰੇਲ ਲਾਈਨ ਨੂੰ ਪੱਛਮੀ ਬੰਗਾਲ ਵਿੱਚ ਕਵਚ ਸਿਸਟਮ ਅਜੇ ਰੇਲ ਟੈਕ 'ਤੇ ਨਹੀਂ ਲੱਗਾ ਹੈ। ਇਹ ਹੁਣ ਅਗਲੇ ਸਾਲ ਦੇ ਪਹਿਲੇ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਅਜੇ ਤੱਕ ਪੂਰੇ ਦੇਸ਼ 'ਚ 1500 ਕਿਲੋਮੀਟਰ ਟਰੈਕ 'ਤੇ ਕਵਚ ਕੰਮ ਕਰ ਰਿਹਾ ਹੈ। 2025 ਤੱਕ ਤਿੰਨ ਹਜ਼ਾਰ ਕਿਲੋਮੀਟਰ ਟਰੈਕ 'ਤੇ ਕਵਚ ਨੂੰ ਲਾਉਣ ਦਾ ਪਲਾਨ ਹੈ। ਇਹ ਕਵਚ ਸਿਸਟਮ ਟ੍ਰੈਕ ਟਕਰਾਅ ਤੋਂ ਬਚਾਅ ਪ੍ਰਣਾਲੀ ਹੈ, ਜੋ ਰੇਲ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਅਤੇ ਸਿਗਨਲ ਸੰਚਾਰਿਤ ਕਰਨ ਲਈ RFID ਤਕਨੀਕ ਅਤੇ ਲੋਕੋ-ਟੂ-ਲੋਕੋ ਸੰਚਾਰ ਅਤੇ ਰੇਡੀਓ ਬੁਨਿਆਦੀ ਢਾਂਚੇ ਦੀ ਵਰਤੋਂ ਕਰਦੀ ਹੈ।

ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸੋਮਵਾਰ ਯਾਨੀ ਕਿ ਅੱਜ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਸਟੇਸ਼ਨ ਨੇੜੇ ਵਾਪਰੇ ਰੇਲ ਹਾਦਸਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਹਾਦਸੇ ਮਗਰੋਂ ਰਾਹਤ ਕੰਮਾਂ ਦਾ ਜਾਇਜ਼ਾ ਲੈਣ ਲਈ ਪੱਛਮੀ ਬੰਗਾਲ ਰਵਾਨਾ ਹੋਏ ਰੇਲ ਮੰਤਰੀ ਨੇ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਲੋਕਾਂ ਲਈ 2.5 ਲੱਖ ਰੁਪਏ ਅਤੇ ਮਾਮੂਲੀ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਲਈ 50,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਕ ਵਾਰੇ ਰੇਲ ਹਾਦਸਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਹਾਦਸੇ ਮਗਰੋਂ ਰਾਹਤ ਕੰਮਾਂ ਦਾ ਜਾਇਜ਼ਾ ਲੈਣ ਲਈ ਪੱਛਮੀ ਬੰਗਾਲ ਰਵਾਨਾ ਹੋਏ ਰੇਲ ਮੰਤਰੀ ਨੇ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਲੋਕਾਂ ਲਈ 2.5 ਲੱਖ ਰੁਪਏ ਅਤੇ ਮਾਮੂਲੀ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਲਈ 50,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਵਾਸ਼ਿੰਗਟਨ, 18 ਜੂਨ - ਕੌਮੀ ਪੱਤ੍ਰਿਕਾ ਬਿਊਰੋ- ਅਮਰੀਕਾ ਵਿੱਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਮੁਲਜ਼ਮ ਰਾਜੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਵਰਨਮੈਂਟ ਤੋਂ ਅਮਰੀਕਾ ਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੁੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਅਮਰੀਕੀ ਸਰਕਾਰ ਦੀ ਅਪੀਲ 'ਤੇ ਪਿਛਲੇ ਸਾਲ ਚੈੱਕ ਗਵਰਨਮੈਂਟ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਚੈੱਕ ਸੰਵਿਧਾਨਕ ਅਦਾਲਤ ਨੇ

# ਬੇਗੁਨਾਹਾਂ ਨੂੰ ਮਾਰਨ ਵਾਲੇ ਖਾਲਿਸਤਾਨੀ ਅੱਤਵਾਦੀਆਂ ਨੂੰ ਮੈਂ ਕਿਸੇ ਵੀ ਹਾਲਤ ਵਿੱਚ ਬੰਦੀ ਸਿੰਘ ਨਹੀਂ ਮੰਨਦਾ : ਪਵਨ ਗੁਪਤਾ

ਪਟਿਆਲਾ, 18 ਜੂਨ - ਕੌਮੀ ਪੱਤ੍ਰਿਕਾ ਬਿਊਰੋ- ਪੰਜਾਬ ਤੋਂ ਕੇਂਦਰ ਸਰਕਾਰ ਵਿੱਚ ਲੁਧਿਆਣਾ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ ਤੋਂ ਬਾਅਦ ਨਵੇਂ ਕੈਬਿਨੇਟ ਮੰਤਰੀ ਬਣੇ ਸਰਦਾਰ ਰਵਨੀਤ ਸਿੰਘ ਬਿੱਟੂ ਵੱਲੋਂ ਕੌਲੂ ਆਪਣੀ ਪਹਿਲੀ ਪੰਜਾਬ ਵੱਲੋਂ ਦੋਹਾ ਲੁਧਿਆਣਾ ਵਿੱਚ ਖਾਲਿਸਤਾਨੀਆਂ ਅੱਤਵਾਦੀਆਂ ਦੀ ਰਿਹਾਈ ਦੇ ਮਾਮਲੇ ਵਿੱਚ ਦਿੱਤਾ ਗਿਆ ਯੂ-ਟਰਨ ਵਾਲਾ ਬਿਆਨ ਉਸਦੇ ਇਸ ਯੂ-ਟਰਨ ਵਾਲੇ ਬਿਆਨ ਨੇ ਪੰਜਾਬ ਦੀਆਂ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਅਤੇ ਪੰਜਾਬ ਦੇ 45% ਹਿੱਸਿਆਂ ਨੂੰ ਡੂੰਘਾ ਖੰਝਕ ਕੇ ਰੱਖ ਦਿੱਤਾ ਹੈ ਕਿਉਂਕਿ ਰਵਨੀਤ ਸਿੰਘ ਬਿੱਟੂ ਨੇ ਹਮੇਸ਼ਾ ਆਪਣੇ ਦਾਅਵੇ ਅਰਥਾਤ ਬੇਅੰਤ ਸਿੰਘ ਦੀ ਸ਼ਹਾਦਤ ਨੂੰ ਪ੍ਰਮਾਣ ਕੀਤਾ ਹੈ ਕਿਹਾ ਕਰਦਾ ਸੀ ਕਿ ਬੇਗੁਨਾਹਾਂ ਨੂੰ ਮਾਰਨ ਵਾਲੇ ਖਾਲਿਸਤਾਨੀ ਅੱਤਵਾਦੀਆਂ ਨੂੰ ਮੈਂ ਕਿਸੇ ਵੀ ਹਾਲਤ ਵਿੱਚ ਬੰਦੀ ਸਿੰਘ ਨਹੀਂ ਮੰਨਦਾ ਅਤੇ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਦੀ ਰਿਹਾਈ ਨਹੀਂ ਹੋਣ ਦਿਆਂਗਾ। ਅੱਜ ਉਹ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਲਾਲਸਾ ਨਾਲ ਆਪਣੇ ਦਾਅਵੇ ਬੇਅੰਤ ਸਿੰਘ ਦੀ ਸ਼ਹਾਦਤ ਨੂੰ ਆਪਣੇ ਸਿਆਸੀ ਇੱਛਾ ਦੀ ਪੂਰਤੀ ਲਈ ਰੋਲਣ ਦਾ ਕੰਮ ਕਰ

ਰਿਹਾ ਹੈ। ਦਰਅਸਲ, ਆਪਣੀ ਪਹਿਲੀ ਪੰਜਾਬ ਫੇਰੀ ਦੌਰਾਨ ਜਿੱਥੇ ਉਨ੍ਹਾਂ ਨੂੰ 35,000 ਅੱਤਵਾਦ ਪੁਰਾਵਿਤ ਹਿੰਦੂਆਂ ਦੇ ਜ਼ਖ਼ਮੀ ਨੂੰ ਭਰਨਾ ਚਾਹੀਦਾ ਸੀ ਅਤੇ 781 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਵਾਉਣ ਲਈ ਉਪਰਾਲੇ ਕਰਨੇ ਚਾਹੀਦੇ ਸੀ ਜੋ ਪ੍ਰਧਾਨ ਮੰਤਰੀ ਮੋਦੀ ਦੇ ਟੋਕਲ 'ਤੇ ਅੱਜ ਵੀ 10 ਸਾਲਾਂ ਤੋਂ ਭਲ ਹੋ ਰਿਹਾ ਹੈ, ਉਹ ਪੰਜਾਬ ਆਏ ਅਤੇ ਪੰਜਾਬ ਦੇ, 'ਅੱਤਵਾਦ ਤੋਂ ਪੀੜਤ ਹਿੰਦੂਆਂ ਦੀ ਗੱਲ ਨਹੀਂ ਕੀਤੀ, ਰਾਸ਼ਟਰਵਾਦੀ ਤਾਕਤਾਂ ਨੂੰ ਮਜ਼ਬੂਤ ਕਰਨ ਦੀ ਗੱਲ ਨਹੀਂ ਕੀਤੀ, ਕਿਸੇ ਅੱਤਵਾਦ ਪੀੜਤਾਂ ਦੇ ਘਰ ਜਾਣ ਦੀ ਗੱਲ ਨਹੀਂ ਕੀਤੀ, ਪਰ ਪੰਜਾਬ ਦੇ ਪਹਿਲੇ ਫੇਰੀ ਦੌਰਾਨ ਉਨ੍ਹਾਂ ਦੇ ਘਰ ਜਾਣ ਦੀ ਗੱਲ ਕੀਤੀ ਜਿਹੜੇ ਦੇਸ਼ ਦੇ ਸੰਵਿਧਾਨ ਨੂੰ ਨਹੀਂ ਮੰਨਦੇ ਸਨ ਅਤੇ ਦੇਸ਼ ਦੇ ਖਿਲਾਫ ਕੰਮ ਕਰ ਰਹੇ ਸਨ, ਉਹ ਅਜਿਹੇ ਪੰਜਾਬ ਸਿੰਘ ਦੇ ਘਰ ਜਾਣ ਦੀ ਗੱਲ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਰਾਸ਼ਟਰਵਾਦੀ ਲੋਕ ਅਤੇ ਖਾਸ ਕਰਕੇ ਪੰਜਾਬ ਦਾ ਹਿੰਦੂ ਭਾਈਚਾਰਾ ਇਹ ਸੋਚਣ ਲਈ ਮਜ਼ਬੂਰ ਹੈ ਕਿ ਕੀ ਰਵਨੀਤ ਸਿੰਘ ਬਿੱਟੂ ਭਾਜਪਾ ਦਾ ਨੁਮਾਇੰਦਾ ਹੈ ਜਾਂ ਕਿਸੇ ਦੇਸ਼ ਵਿਰੋਧੀ ਵੱਖਵਾਦੀ ਪਾਰਟੀ ਦਾ? ਕਿਉਂਕਿ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਸਰਦਾਰ ਰਵਨੀਤ ਸਿੰਘ ਬਿੱਟੂ ਦੇ ਚੋਣ ਪ੍ਰਚਾਰ ਦੌਰਾਨ ਲੁਧਿਆਣੇ

ਆਪਣੇ ਕੀਤੇ ਗਏ ਜੁਰਮਾਂ ਲਈ ਉਹ ਅਹੱਸਸ ਨਹੀਂ ਕਰੇਗਾ, ਪਛਤਾਵਾ ਨਹੀਂ ਪ੍ਰਗਟ ਕਰੇਗਾ ਅਤੇ ਉਹ ਦੇਸ਼ ਦੇ ਸੰਵਿਧਾਨ ਵਿੱਚ ਆਪਣਾ ਵਿਸ਼ਵਾਸ ਪੁਰਣ ਨਹੀਂ ਕਰੇਗਾ। ਹੁਣ ਹੋਰਾਨੀ ਦੀ ਗੱਲ ਇਹ ਹੈ ਕਿ ਸ਼੍ਰੀ ਰਵਨੀਤ ਸਿੰਘ ਬਿੱਟੂ ਜੋ ਕਿ ਨਵ-ਨਿਯੁਕਤ ਕੇਂਦਰੀ ਰਾਜ ਮੰਤਰੀ ਬਣੇ ਹਨ, ਖੁੱਲ੍ਹ ਕੇ ਅੱਤਵਾਦੀਆਂ ਵੱਖਵਾਦੀਆਂ ਦੀ ਰਿਹਾਈ ਲਈ ਸਟੈਂਡ ਲੈ ਰਹੇ ਹਨ ਅਤੇ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਪਹਿਲਾਂ ਹੀ ਅੱਤਵਾਦੀਆਂ ਦੀ ਰਿਹਾਈ ਦੀ ਸੰਭਾਵਨਾ ਤੋਂ ਇਨਕਾਰ ਕਰ ਚੁੱਕੇ ਹਨ। ਕਿਸੇ ਵੀ ਵੱਖਵਾਦੀ ਨੂੰ ਰਿਹਾ ਨਹੀਂ ਕੀਤਾ ਜਾਵੇਗਾ। ਸ਼ਿਵ ਸੈਨਾ ਹਿੰਦੁਸਤਾਨ ਹਿੰਦੁਸਤਾਨ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਨੇ ਸ਼੍ਰੀ ਰਵਨੀਤ ਸਿੰਘ ਬਿੱਟੂ ਨੂੰ ਜਨਤਕ ਤੌਰ 'ਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਆਪਣੇ ਸਟੈਂਡ 'ਤੇ ਮੁੜ ਵਿਚਾਰ ਨਾ ਕੀਤਾ ਤਾਂ ਪੰਜਾਬ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਉਨ੍ਹਾਂ ਦੇ ਸਟੈਂਡ ਦਾ ਸਮੁੱਚਾ ਵਿਰੋਧ ਕੀਤਾ ਜਾਵੇਗਾ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਖਿਲਾਫ ਹੋਰ ਮਜ਼ਬੂਤੀ ਨਾਲ ਲੜਨਗੇ ਪਰ ਉਨ੍ਹਾਂ ਨੇ ਆਪਣੇ ਤਾਜ਼ਾ ਬਿਆਨਾਂ ਕਾਰਨ ਪੰਜਾਬ ਦੀਆਂ ਰਾਸ਼ਟਰਵਾਦੀ ਤਾਕਤਾਂ ਅਤੇ ਪੰਜਾਬ ਦੇ 45% ਹਿੰਦੂਆਂ ਦੀ ਕੁਰਬਾਨੀ ਨੂੰ ਵੀ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਦੇ ਬਿਆਨਾਂ ਨਾਲ ਨਿਰਾਸ਼ਾ ਹੋਈ ਹੈ। ਜੇਕਰ ਰਵਨੀਤ ਸਿੰਘ ਬਿੱਟੂ ਦਾ ਸਟੈਂਡ ਇਹੀ ਰਿਹਾ ਤਾਂ ਭਾਜਪਾ ਪੰਜਾਬ ਵਿੱਚ ਆਪਣਾ ਜਨ ਆਧਾਰ ਗੁਆ ਦੇਵੇਗੀ।

# ਪੰਨੂ ਗੱਤਿਆ ਸਾਜ਼ਿਸ਼ ਮਾਮਲੇ 'ਚ ਚੈੱਕ ਗਵਰਨਮੈਂਟ ਨੇ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕੀਤਾ

ਵਾਸ਼ਿੰਗਟਨ, 18 ਜੂਨ - ਕੌਮੀ ਪੱਤ੍ਰਿਕਾ ਬਿਊਰੋ- ਅਮਰੀਕਾ ਵਿੱਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਮੁਲਜ਼ਮ ਰਾਜੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਵਰਨਮੈਂਟ ਤੋਂ ਅਮਰੀਕਾ ਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੁੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਅਮਰੀਕੀ ਸਰਕਾਰ ਦੀ ਅਪੀਲ 'ਤੇ ਪਿਛਲੇ ਸਾਲ ਚੈੱਕ ਗਵਰਨਮੈਂਟ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਚੈੱਕ ਸੰਵਿਧਾਨਕ ਅਦਾਲਤ ਨੇ



# ਅਮਿਤ ਸ਼ਾਹ ਨੇ NIA ਨੂੰ ਸੌਂਪੀ ਰਿਆਸੀ ਅੱਤਵਾਦੀ ਹਮਲੇ ਦੀ ਜਾਂਚ

ਨਵੀਂ ਦਿੱਲੀ, 18 ਜੂਨ - ਕੌਮੀ ਪੱਤ੍ਰਿਕਾ ਬਿਊਰੋ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਪਿਛਲੇ ਹਫ਼ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪ ਦਿੱਤੀ ਹੈ। 9 ਜੂਨ

ਜਾਂਚ ਦਾ ਕੰਮ ਆਪਣੇ ਹੱਥਾਂ ਵਿੱਚ ਲੈ ਲਿਆ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਮਾਮਲੇ ਦੀ ਐੱਫਆਈਆਰ ਪੁਲਿਸ ਵੱਲੋਂ ਦਾਖ਼ਲ ਕੀਤੀ ਗਈ। ਜੰਮੂ-ਕਸ਼ਮੀਰ ਪੁਲਿਸ ਨੇ ਰਿਆਸੀ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।



ਦੇਸ਼ ਦੇ ਸਿੱਖ ਸੰਗਤਾਂ ਵਿੱਚ ਚਾਰ ਸ਼ੱਕੀ ਅੱਤਵਾਦੀਆਂ ਦੇ ਸਕੈਚ ਵੀ ਜਾਰੀ ਕੀਤੇ ਗਏ। ਰਿਆਸੀ ਹਮਲੇ 'ਚ ਹੁਲਾਸ ਲੋਕ ਕਰਤਾ ਦੇ ਸ਼ਿਵ ਖੋਰੀ ਮੰਦਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਰ ਤੱਕ ਸ਼ਰਧਾਲੂਆਂ ਨੂੰ ਲੋਕ ਜਾ ਰਹੇ ਖੱਬੇ 'ਤੇ ਪੈਟੀ ਇਲਾਕੇ ਦੇ ਪਿੰਡ ਤਰਿਆਨ ਨੇੜੇ ਹਮਲਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੁਲਿਸ ਨੇ 20 ਤੋਂ ਵੱਧ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

# ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ 'ਚ ਦਲ-ਬਦਲੂ ਮੁੜ ਹੋਣਗੇ ਆਗਮੇ-ਸਾਹਮਣੇ

ਜਲੰਧਰ, 18 ਜੂਨ - ਕੌਮੀ ਪੱਤ੍ਰਿਕਾ ਬਿਊਰੋ- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗਰਾਲ ਨੂੰ ਆਪਣਾ ਉਮੀਦਵਾਰ ਬਣਾ ਕੇ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚ ਆਏ ਮਹਿੰਦਰ ਭਗਤ ਨੂੰ ਆਪ ਨੇ, ਦੱਸ ਕਿ ਭਾਜਪਾ ਨੇ ਆਪ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗਰਾਲ ਨੂੰ



ਮਹਿੰਦਰ ਭਗਤ ਭਾਜਪਾ ਦਾ ਉਮੀਦਵਾਰ ਸੀ ਤੇ ਸ਼ੀਤਲ ਅੰਗਰਾਲ ਆਪ ਦਾ ਉਮੀਦਵਾਰ ਸੀ। ਕਾਂਗਰਸ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ।

# ਸ਼੍ਰੀਨਗਰ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ 'ਤੇ ਡਿੱਗਿਆ ਵੱਡਾ ਪੱਥਰ, 3 ਲੋਕਾਂ ਦੀ ਮੌਕੇ 'ਤੇ ਮੌਤ



ਤੋਂ ਸ਼੍ਰੀਨਗਰ ਆ ਰਹੀ ਇਕ ਆਲਟੋ ਕਾਰ 'ਤੇ ਅਚਾਨਕ ਇਕ ਵੱਡਾ ਪੱਥਰ ਡਿੱਗ ਗਿਆ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਮਦਦ ਲਈ ਮੌਕੇ 'ਤੇ ਪਹੁੰਚੇ ਸੋਨਮਰਗ ਮੈਡੀਕਲ ਟੀਮ, ਸੋਨਮਰਗ ਪੁਲਿਸ ਅਤੇ ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

# ਕੈਬਨਿਟ ਮੰਤਰੀ ਰਜਨੀਤ ਬੈਂਸ ਨੂੰ ਡੂੰਘਾ ਸਦਮਾ, ਸਰੂਰੇ ਦਾ ਦਿਹਾਂਤ

ਚੰਡੀਗੜ੍ਹ, 18 ਜੂਨ - ਕੌਮੀ ਪੱਤ੍ਰਿਕਾ ਬਿਊਰੋ- ਪੰਜਾਬ ਦੇ ਕੈਬਨਿਟ ਮੰਤਰੀ ਰਜਨੀਤ ਸਿੰਘ ਬੈਂਸ ਅਤੇ ਉਨ੍ਹਾਂ ਦੀ ਪਤਨੀ ਨੂੰ ਡੂੰਘਾ ਸਦਮਾ ਲੱਗਾ ਹੈ। ਮੰਤਰੀ ਰਜਨੀਤ ਸਿੰਘ ਬੈਂਸ ਦੇ ਸਰੂਰੇ ਰਾਕੇਸ਼ ਕੁਮਾਰ ਯਾਦਵ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਮੰਤਰੀ ਬੈਂਸ ਨੇ ਹਿੰਦੂ ਕੁਸ਼ ਹਿਮਾਲਿਆ 'ਚ ਬਰਫ਼ਬਾਰੀ 'ਚ ਭਾਰੀ ਕਮੀ ਕਾਰਨ ਜਲ ਸੰਕਟ ਪੈਦਾ ਹੋਣ ਦਾ ਖ਼ਤਰਾ

ਖ਼ਦ ਟਕਵੀ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਬੜੇ ਹੀ ਦੁੱਖ ਨਾਲ ਮੈਂ ਆਪਣੇ ਸਰੂਰਾ ਸਾਹਿਬ ਰਾਕੇਸ਼ ਕੁਮਾਰ ਯਾਦਵ ਜੀ ਦੇ ਦਿਹਾਂਤ ਦੀ ਖ਼ਬਰ ਸਾਂਝੀ ਕਰ ਰਿਹਾ ਹਾਂ। ਮੰਤਰੀ ਰਜਨੀਤ ਸਿੰਘ ਬੈਂਸ ਨੇ ਦੱਸਿਆ ਕਿ ਪਰਿਵਾਰ ਲਈ ਤੁਹਾਡੀ ਦਿਆਲਤਾ, ਤਾਕਤ ਅਤੇ ਅਟੁੱਟ ਪਿਆਰ ਕਦੇ ਨਹੀਂ ਭੁਲਾਇਆ ਜਾ ਸਕੇਗਾ ਅਤੇ ਤੁਹਾਡੀ ਕਮੀ ਹਮੇਸ਼ਾ ਰੜਕਦੀ ਰਹੇਗੀ। ਦੱਸਣਯੋਗ ਹੈ ਕਿ ਮੰਤਰੀ ਰਜਨੀਤ ਬੈਂਸ ਦਾ ਵਿਆਹ ਆਈ. ਪੀ. ਐੱਸ. ਅਧਿਕਾਰੀ ਜੱਤੀ ਯਾਦਵ ਨਾਲ ਪਿਛਲੇ ਸਾਲ ਮਾਰਚ ਮਹੀਨੇ ਹੋਇਆ ਸੀ।

ਦੇਖਣਗੇ। ਦੋਵਾਂ ਵਿਚਾਲੇ ਪਹਿਲੀ ਬਹਿਸ 27 ਜੂਨ ਨੂੰ ਹੋਵੇਗੀ। ਸਾਰੀ ਬਹਿਸ ਦੌਰਾਨ ਮਾਈਕ੍ਰੋਫ਼ੋਨ ਬੰਦ ਰਹਿਣਗੇ, ਸਿਵਾਏ ਉਮੀਦਵਾਰ ਨੂੰ ਛੱਡ ਕੇ ਜਿਸ ਦੀ ਵਾਰੀ ਬੋਲਣ ਦੀ ਹੈ। ਦੋਵੇਂ ਉਮੀਦਵਾਰ 90 ਮਿੰਟ ਦੀ ਬਹਿਸ ਦੌਰਾਨ ਬਾਰਬਰ ਉਚਾਰੀ ਵਾਲੇ ਪੰਡੀਆ 'ਤੇ ਖੜ੍ਹੇ ਹੋਣਗੇ। ਪਹਿਲਾਂ ਕਿਸ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਇਸਦਾ ਫੈਸਲਾ ਸਿੱਕਾ ਉਠਾਕੇ ਕੀਤਾ ਜਾਵੇਗਾ। ਉਮੀਦਵਾਰਾਂ ਨੂੰ ਇੱਕ ਪੈਨ, ਕਾਂਗਰਸ ਦਾ ਇੱਕ ਪੋਸਟਰ ਅਤੇ ਪਾਣੀ ਦੀ ਇੱਕ ਗੋਲ ਦਿੱਤੀ ਜਾਵੇਗੀ, ਪਰ ਉਹ ਪ੍ਰੇਮ ਦੀ ਵਰਤੋਂ ਕਰਨ ਦੇ ਯੋਗ ਨਹੀਂ ਹੋਣਗੇ। ਇਸ ਦੌਰਾਨ, ਸਿਰਫ ਦੋ ਇਸਤਿਹਾਰ ਬੋਲ ਹੋਣਗੇ ਅਤੇ ਸਟੂਡੀਓ ਵਿੱਚ ਕੋਈ ਦਰਸ਼ਕ ਨਹੀਂ ਹੋਵੇਗਾ। ਡੀਵੀ. ਚੌਧਰੀ ਦੇ ਬਹਿਸਾਂ ਵਿੱਚ ਹਿੱਸਾ ਲੈਣ ਲਈ ਸਹਿਮਤ ਹੋਏ, ਜਿਨ੍ਹਾਂ ਵਿੱਚੋਂ ਇੱਕ ਇਸ ਮਹੀਨੇ ਅਟਲਾਣਾ ਵਿੱਚ ਇੱਕ ਸੀਐਨਐਨ ਬਹਿਸ ਹੋਵੇਗੀ ਅਤੇ ਦੂਜੀ 10 ਸਤੰਬਰ ਨੂੰ ਏਬੀਸੀ ਬਹਿਸ ਹੋਵੇਗੀ।

# ਕੇਂਦਰ ਦੀ ਮੋਦੀ ਸਰਕਾਰ ਅੱਤਵਾਦੀ ਸੰਗਠਨਾਂ ਤੇ ਕਰੇ ਸਖਤ ਕਾਰਵਾਈ - ਸਚਿਨ ਸ਼ਰਮਾ

ਪਟਿਆਲਾ, 18 ਜੂਨ - ਕੌਮੀ ਪੱਤ੍ਰਿਕਾ ਬਿਊਰੋ- ਪੰਜਾਬ ਗੁਰੂ ਸੇਵਾ ਕਮਿਸ਼ਨ ਪੰਜਾਬ ਸਰਕਾਰ ਦੇ ਸਾਬਕਾ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਅਤੇ ਲਕਸ਼ਕਰ - ਐ - ਤੇਇਬਾ ਵਰਗੇ ਅੱਤਵਾਦੀ ਸੰਗਠਨਾਂ ਤੇ ਕੇਂਦਰ ਦੀ ਮੋਦੀ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰੇ। ਉਹਨਾਂ ਭਾਰਤ ਦੇ ਗ੍ਰਿਫ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦੇ ਹੋਏ ਕਿਹਾ ਜਿਸ ਤਰ੍ਹਾਂ ਸਾਡੇ ਮੇਦਰਾਂ, ਧਮਾਂ ਅਤੇ ਗੁਰਦੁਆਰਿਆਂ ਦੇ ਨਾਲ - ਨਾਲ ਲੋਕ ਸਭਾ ਸੰਗਠਨਾਂ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਇਹ ਸਭ ਬਹੁਤ ਹੀ ਨਿੰਦਣਯੋਗ ਹੈ। ਇਨ੍ਹਾਂ ਦੇਸ਼ ਅਤੇ ਸਮਾਜ ਵਿਰੋਧੀ ਤਾਕਤਾਂ ਨੂੰ ਸਖਤ ਸਿਖਾਉਣ ਦਾ ਕੰਮ ਪਹਿਲਾਂ ਵੀ ਮੋਦੀ ਸਰਕਾਰ ਨੇ ਕੀਤਾ ਸੀ ਤੇ ਅੱਜ ਫਿਰ ਇੱਕ ਵਾਰ ਤੋਂ ਇਹਨਾਂ ਅੱਤਵਾਦੀ ਸੰਗਠਨਾਂ ਨੂੰ ਸਖਤ ਸਿਖਾਉਣ ਅਤੇ ਕੁਚਲਣ ਦਾ ਸਮਾਂ ਆ ਗਿਆ ਹੈ। ਹਰ ਰੋਜ਼ ਇਹ ਲੋਕ ਸਾਡੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੰਦੇ ਰਹਿੰਦੇ ਹਨ। ਪੰਜਾਬ ਸੂਬਾ ਜੋ ਕਿ ਇਕ ਬਾਰਡਰ ਸੂਬਾ ਹੈ ਤੇ

ਪਾਕਿਸਤਾਨ ਦੇ ਨਾਲ ਲੱਗਦਾ ਹੋਣ ਕਰਕੇ ਇਹਨਾਂ ਅੱਤਵਾਦੀ ਸੰਗਠਨਾਂ ਨੂੰ ਜ਼ਿੰਦਗੀ ਤੋਂ ਪਾਕਿਸਤਾਨ ਤੋਂ ਹਰ ਸੰਭਵ ਪਿਲਾਈ ਹੈ। ਉਥੇ ਹੀ ਹੁਣ ਇਹ ਲੋਕ ਪੰਜਾਬ ਦੀ ਸਾਂਝੀ ਭੰਗ ਕਰਨ ਤੋਂ ਉਤਾਰੇ ਹਨ। ਪਰ ਪੰਜਾਬ ਦੀ ਜਨਤਾ ਇਨ੍ਹਾਂ ਦੀਆਂ ਬੱਧੀਆਂ ਚਾਲਾਂ ਨੂੰ ਕਿਸੀ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਕਿਉਂਕਿ ਪੰਜਾਬ ਵਾਸੀਆਂ ਨੇ ਕਈ ਦਹਾਕੇ ਪਹਿਲਾਂ ਵੀ ਇਹ ਸੰਘਰਸ਼ ਖੋਲ੍ਹਿਆ ਹੈ। ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰੀ ਸੁਰੱਖਿਆ ਏਜੰਸੀਆਂ ਵਿੱਚ ਅੱਤਵਾਦੀ ਸੰਗਠਨਾਂ ਦੇ ਮੈਂਬਰਾਂ ਨੂੰ ਕੇਂਦਰ ਸਰਕਾਰ ਤੋਂ ਬਹੁਤ ਹੀ ਸਖਤ ਕਾਰਵਾਈ ਕਰਵਾਈ ਜਾਵੇ। ਪੰਜਾਬ ਦੇ ਪੰਜਾਬ ਵਾਸੀਆਂ ਨੂੰ ਕੇਂਦਰ ਸਰਕਾਰ ਤੋਂ ਬਹੁਤ ਹੀ ਸਖਤ ਕਾਰਵਾਈ ਕਰਵਾਈ ਜਾਵੇ।



# ਪੰਜਾਬੀ ਲੋਕਧਾਰਾ ਦੇ ਮੁੱਢਲੇ ਵਿਗਿਆਨੀ

**ਡਾ. ਵਟਸਾਰਾ ਬੇਦੀ** ਦਾ ਜਨਮ ਸੰਦਰ ਸਿੰਘ ਦੇ ਘਰ ਪਿਆਨ ਕੋਟ ਵਿੱਚ ਹੋਇਆ। ਜੋ ਕਲਕੱਤੇ ਵਿਖੇ ਨੌਕਰੀ ਕਰਦੇ ਸਨ। ਉਨ੍ਹਾਂ ਦਾ ਜਨਮ 28 ਨਵੰਬਰ, 1924 ਨੂੰ ਹੋਇਆ ਪਰੰਤੂ ਸਰਟੀਫਿਕੇਟ ਅਨੁਸਾਰ ਉਨ੍ਹਾਂ ਦਾ ਜਨਮ 1 ਅਪ੍ਰੈਲ, 1925 ਦਰਜ ਹੈ। ਉਹ ਆਪ ਇਸਦੇ ਹਨ ਕਿ 'ਮੈਨੂੰ ਮਾਣ ਹੈ ਗੁਰੂ ਨਾਨਕ ਦੀ ਭਲ ਵਿਚ ਜਨਮ ਲੈਣਾ, ਜੋ ਨਾ ਤਾਂ ਕਿਸੇ ਵਿਸ਼ਨੂੰ ਤੋਂ ਦੇਵ-ਅੰਸ਼ ਲੋਕ ਧਰਤੀ ਉੱਤੇ ਆਏ ਸਨ ਅਤੇ ਨਾ ਹੀ ਕਿਸੇ ਰਾਜੇ ਦੇ ਘਰ ਜਨਮੇ ਸਨ, ਉਹ ਤਾਂ ਲੋਕਾਂ ਵਿੱਚੋਂ ਸਨ ਤੇ ਉਨ੍ਹਾਂ ਵਿੱਚੋਂ ਹੀ ਉਨਕੇ ਮਨੁੱਖ ਤੋਂ ਗੁਰੂ, ਗੁਰੂ ਤੋਂ ਵਾਹਿਗੁਰੂ, ਤਾਂ ਵਾਹਿਗੁਰੂ ਤੋਂ ਸਿਰਜਣਹਾਰ ਤੇ ਬ੍ਰਹਿਮੰਡ ਦੀ ਮੂਲ ਸ਼ਕਤੀ ਬਣ ਗਏ ਸਨ। ਉਨ੍ਹਾਂ ਨੇ ਦੇਵੀ-ਦੇਵਤਿਆਂ ਨੂੰ ਨਹੀਂ, ਮਨੁੱਖ ਨੂੰ ਵਡਿਆਇਆ ਹੈ।



ਆਉਂਦੀ ਹੈ ਕਿ ਲੋਕ-ਕਹਾਣੀਆਂ ਉੱਪਰ ਉਨ੍ਹਾਂ ਦਾ ਕਾਰਜ ਬੜਾ ਵਿਗਿਆਨਕ ਅਤੇ ਇਤਿਹਾਸਕ ਤੌਰ 'ਤੇ ਹੈ। ਉਨ੍ਹਾਂ ਨੇ ਜਿੱਥੇ ਪੰਜਾਬ ਦੀਆਂ ਬਹੁਤ ਸਾਰੀਆਂ ਲੋਕ-ਕਹਾਣੀਆਂ ਨੂੰ ਇਕੱਠਾ ਕਰਨ ਅਤੇ ਪਰਿਭਾਸ਼ਣ ਕਰਨ ਵਿਚ ਯੋਗਦਾਨ ਪਾਇਆ ਹੈ ਉਥੇ ਉਨ੍ਹਾਂ ਨੇ ਲੋਕ-ਕਹਾਣੀਆਂ ਦੀ ਵਰਗ ਵੰਡੀ ਕੀਤੀ ਹੈ।



**ਜੋਗਿੰਦਰ ਸਿੰਘ ਕੋਹੋਂ (ਡਾ.)**  
ਮੋਬਾਈਲ : 97804-51372

**ਡਾ. ਮਹਿੰਦਰ ਸਿੰਘ ਰੰਧਾਵਾ** ਦਾ ਜਨਮ ਸਤੰਬਰ 1908 ਨੂੰ ਆਪਣੇ ਭਰਾ ਰਾਜਿੰਦਰ ਸਿੰਘ ਦੇ ਨਾਲ ਹੀ ਸ਼ੇਰ ਸਿੰਘ ਤਹਿਸੀਲਦਾਰ ਦੇ ਘਰ ਹੋਇਆ। ਇੰਜ ਮਹਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਦੋਵਾਂ ਜੋੜੇ ਭਰਾ ਸਨ। ਭੁਲ ਦੇਰ ਇਹ ਆਪਣੇ ਜੱਦੀ ਪਿੰਡ ਹੀ ਰਹੇ ਪੜ੍ਹੇ ਇਨ੍ਹਾਂ ਦੇ ਪਿਤਾ ਸ਼ੇਰ ਸਿੰਘ, ਜਿਹੜੇ ਕਿ ਉਸ ਸਮੇਂ ਤਹਿਸੀਲਦਾਰ ਸਨ, ਦੀ ਬਦਲੀ ਜਦ ਕਰਤਾਰਪੁਰ ਹੋ ਗਈ ਤਾਂ ਇਹ ਦੋਵੇਂ ਭਰਾ ਵੀ ਉਨ੍ਹਾਂ ਦੇ ਨਾਲ ਹੀ ਕਰਤਾਰਪੁਰ ਆ ਗਏ। ਜਿੱਥੇ ਦੋਹਾਂ ਭਰਾਵਾਂ ਨੂੰ ਗੋਬਿੰਦ ਰਾਏ ਸਕੂਲ ਵਿਚ ਦਾਖਲ ਕਰਵਾ ਦਿੱਤਾ ਗਿਆ।



ਉੱਪਰ ਲਗਾ ਕੇ ਚੰਗੇ-ਚੰਗੇ ਕੰਮ ਕਰਵਾਏ। ਇਹੋ ਸਮਾਂ ਸੀ ਜਦ ਉਨ੍ਹਾਂ ਨੇ ਪੰਜਾਬ, ਹਿੰਦਿਆ, ਕਾਂਗੜਾ ਤੇ ਕੁੱਲੂ ਦੇ ਲੋਕ-ਗੀਤ ਇਕੱਠੇ ਕਰਨ ਦਾ ਮਨ ਬਣਾਇਆ। 'ਕੁੱਲੂ ਦੇ ਲੋਕ ਗੀਤ' ਡਾ. ਰੰਧਾਵਾ ਨੇ ਨਵੰਬਰ 1955 ਵਿਚ ਪ੍ਰਕਾਸ਼ਿਤ ਕਰਵਾਏ। ਇਸ ਪੁਸਤਕ ਦਾ ਪੇਕਰ ਵੀ ਉਨ੍ਹਾਂ ਨੇ ਕਾਂਗੜੇ ਦੇ ਲੋਕ-ਗੀਤ ਪੁਸਤਕ ਵਰਗਾ ਹੀ ਰੱਖਿਆ। 'ਹਿੰਦਿਆ ਦੇ ਲੋਕ-ਗੀਤ' ਉਨ੍ਹਾਂ ਦੀ ਇਕ ਹੋਰ ਪੁਸਤਕ ਹੈ। ਇਹ ਪੁਸਤਕ ਵੀ ਇਸੇ ਸਮੇਂ ਹੀ ਪ੍ਰਕਾਸ਼ਿਤ ਹੋਈ ਲੱਗਦੀ ਹੈ। ਇਸ ਪੁਸਤਕ ਨੂੰ ਵੀ ਪਹਿਲੀਆਂ ਪੁਸਤਕਾਂ ਦੀ ਵਿਧੀ ਵਾਂਗ ਹੀ ਤਿਆਰ ਕੀਤਾ ਗਿਆ ਹੈ। 1960 ਵਿਚ 'ਪੰਜਾਬ' ਨਾ ਦੀ ਪੁਸਤਕ, ਜਿਸ ਦੇ ਮੁੱਖ ਸੰਪਾਦਕ ਡਾ. ਮਹਿੰਦਰ ਸਿੰਘ ਰੰਧਾਵਾ ਸਨ, ਡਾ. ਡਾ. ਵਿਭਾ ਪੰਜਾਬ, ਪਟਿਆਲਾ ਵੱਲੋਂ ਪ੍ਰਕਾਸ਼ਿਤ ਕੀਤੀ ਗਈ। ਇਹ ਪੁਸਤਕ ਪ੍ਰਤਾਪ ਸਿੰਘ ਕੋਹੋਂ ਦੀ ਸਰਕਾਰ ਸਮੇਂ

## ਡਾ. ਵਟਸਾਰਾ ਬੇਦੀ

ਪਛਾਣ ਦੀ ਲੋੜ ਨਹੀਂ। ਇਕ ਤਾਂ ਇਸ ਕਰਕੇ ਕਿ ਲੋਕ ਧਾਰਾ ਨਾਲ ਸਬੰਧਿਤ ਹਰ ਵਿਅਕਤੀ ਉਨ੍ਹਾਂ ਬਾਰੇ ਜਾਣਦਾ ਹੈ। ਦੂਜਾ ਇਸ ਕਰਕੇ ਵੀ ਕਿ ਉਨ੍ਹਾਂ ਨੇ ਆਪਣੀ ਜੀਵਨੀ ਨਾਲ ਸਬੰਧਿਤ ਚਾਰ ਪੁਸਤਕਾਂ ਸਵੈ-ਜੀਵਨੀ ਦੇ ਰੂਪ ਵਿਚ, ਅੱਧੀ ਮਿੰਟੀ ਆਂ ਸੋਨਾ (1979), ਮੇਰੇ ਰਾਜਾ ਦੇ ਰੰਗ (1982), ਮੇਰਾ ਨਾਨਕਾ ਪਿੰਡ (1984), ਗਲੀਏ ਕਿੰਨੇ ਖੁਸ਼ ਖੁਸ਼ (1985) ਛਪਵਾਈਆਂ ਹਨ।

ਜ਼ਰੂਰੀ ਸਮਝਦੇ ਹਾਂ। ਤਾਂ ਇਹ ਜਾਣਕਾਰੀ ਵੀ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਉੱਪਰ ਹੀ ਆਧਾਰਿਤ ਹੈ।

ਡਾ. ਵਟਸਾਰਾ ਬੇਦੀ ਨੂੰ ਬਚਪਨ ਵਿਚ ਹੀ ਲੋਕ-ਕਹਾਣੀਆਂ ਸੁਣਨ ਦਾ ਅਤੇ ਰਾਸ ਲੀਲਾ ਜਾਂ ਨਟ-ਨਟੀ ਦੇ ਤਮਾਸ਼ੇ ਵੇਖਣ ਦਾ ਬਹੁਤ ਸ਼ੌਕ ਸੀ। ਡਾ. ਵਟਸਾਰਾ ਬੇਦੀ ਦਾ ਕੰਮ ਤਕਰੀਬਨ ਲੋਕਧਾਰਾ ਦੀਆਂ ਸਾਰੀਆਂ ਵੰਗੀਆਂ ਉੱਪਰ ਮਿਲਦਾ ਹੈ ਪਰੰਤੂ ਉਨ੍ਹਾਂ ਦੇ ਸਾਰੇ ਕਾਰਜ ਉੱਪਰ ਪਿਆਨ ਮਾਠਿਆਂ ਇਹ ਗੱਲ ਸਾਹਮਣੇ



**ਗਿਆਨੀ ਗੁਰਦੇਵ ਸਿੰਘ**  
ਜਨਮ 24 ਫਰਵਰੀ 1923 ਨੂੰ ਮਲੋਰਕੋਟਲਾ ਦੀ ਗਿਆਸਤ ਦੇ ਪਿੰਡ ਮਿੱਠੇਵਾਲ ਵਿਚ ਹੋਇਆ। ਗਿਆਨੀ ਹੋਰਾਂ ਨੇ ਆਪਣੇ ਪਿੰਡ ਮਿੱਠੇਵਾਲ ਨੂੰ 'ਮੇਰਾ ਪਿੰਡ' ਪੁਸਤਕ ਰਾਹੀਂ ਪੰਜਾਬੀ ਇਤਿਹਾਸ ਅਤੇ ਸਾਹਿਤ ਵਿਚ ਸਦਾ ਲਈ ਅਮਰ ਕਰ ਦਿੱਤਾ ਹੈ।

ਆਪ ਜੀ ਨੇ 1945 ਵਿਚ ਪੰਜਾਬ ਯੂਨੀਵਰਸਿਟੀ, ਲਾਹੌਰ ਤੋਂ ਗਿਆਨੀ ਦੀ ਡਿਗਰੀ ਹਾਸਲ ਕੀਤੀ। ਗਿਆਨੀ ਕਰਨ ਤੋਂ ਦੋ ਸਾਲ ਬਾਅਦ ਹੀ ਆਪ ਪੱਤਰਕਾਰੀ ਦੇ ਖੇਤਰ ਵਿਚ ਆ ਗਏ। ਗਿਆਨੀ ਗੁਰਦੇਵ ਸਿੰਘ ਦੀ ਅੰਦਰ ਸੱਭਿਆਚਾਰ

ਬਾਅਦ ਖਾਨਾ ਬਦੋਸ਼ਾਂ ਦੀ ਜ਼ਿੰਦਗੀ ਗੁਜ਼ਾਰ ਕੇ ਘਰ ਮੁੜਿਆ ਤਾਂ ਘਰ ਵਾਲਿਆਂ ਨੇ ਇਹ ਸੋਚ ਕੇ ਉਸ ਦਾ ਵਿਆਹ ਕਰ ਦਿੱਤਾ ਕਿ ਘਰ-ਪਿਘਰ ਦੀ ਡੇਰ ਨਾਲ ਇਹ ਘਰ ਵਿਚ ਬੱਝ ਜਾਵੇਗਾ ਅਤੇ ਨਿੱਤ ਨਿੱਤ ਖਾਨਾ-ਬਦੋਸ਼ੀ ਤੇ ਮੂੰਹ ਮੋੜ ਲਵੇਗਾ।

ਮਾਹੌਲ ਨਹੀਂ ਇਜਾਜ਼ਤ ਨਹੀਂ ਸੀ ਦੇਂਦਾ। ਇਕ ਦਿਨ ਜਦੋਂ ਉਨ੍ਹਾਂ ਨੇ ਘਰੋਂ ਚੋਰੀ ਕੀਤਾ ਤਾਂ ਮਨ ਬਣਾ ਲਿਆ ਸੀ। ਡੇਰ ਨਾ ਤੋਂ ਦੋ-ਤਿੰਨ ਘੰਟੇ ਪਹਿਲਾਂ ਉਨ੍ਹਾਂ ਸੁਣਿਆ ਰਾਣੀ ਲੋਕ-ਗੀਤ ਦੇ ਇਹ ਬੋਲ ਗੁਣਗੁਣਾ ਰਹੀ ਸੀ:

ਮਹਿੰਦਰ ਸਿੰਘ ਰੰਧਾਵਾ ਦੇ ਵਸੇਬੇ ਲਈ ਬੜਾ ਕੰਮ ਕੀਤਾ। ਉਸ ਤੋਂ ਬਾਅਦ ਆਪ ਪੰਜਾਬ ਦੇ ਵਿਕਾਸ ਕਮਿਸ਼ਨਰ ਲੱਗ ਗਏ। ਉਨ੍ਹਾਂ ਨੇ ਆਪਣੀਆਂ ਕਈ ਸਕੀਮਾਂ ਨਾਲ ਪੰਜਾਬ ਨੂੰ ਵਿਕਾਸ ਦੇ ਰਾਹ ਪਾਇਆ। ਇਸੇ ਸਮੇਂ ਹੀ ਆਪ ਦੀ ਮੁਲਾਕਾਤ ਪਰਤਾਪ ਸਿੰਘ ਕੋਹੋਂ ਨਾਲ ਹੋਈ। ਆਪ ਦੀ ਸੁਝ ਅਤੇ ਮਿਹਨਤ ਨੇ ਸ. ਕੋਹੋਂ ਉੱਪਰ ਬੜਾ ਚੰਗਾ ਪ੍ਰਭਾਵ ਪਾਇਆ ਅਤੇ ਜਦ ਪਰਤਾਪ ਸਿੰਘ ਕੋਹੋਂ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਮਹੱਤਵਪੂਰਨ ਅਹੁਦਿਆਂ

## ਗਿਆਨੀ ਗੁਰਦੇਵ ਸਿੰਘ

**ਗਿਆਨੀ ਗੁਰਦੇਵ ਸਿੰਘ ਸਾਹਿਤਕਾਰ, ਪੱਤਰਕਾਰ, ਗੁਰਬਾਣੀ ਵਿਦਵਾਨ ਅਤੇ ਲੋਕਧਾਰਾ ਸ਼ਾਸਤਰੀ ਸਨ। ਉਹ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਖੋਜਕਾਰਾਂ ਦੇ ਵਿਸ਼ਾਲ ਕਾਰਜ ਵਿਚ ਸਾਰੀ ਉਮਰ ਗਮੇ ਰਹੇ...**

ਅਤੇ ਲੋਕਧਾਰਾ ਪ੍ਰਤੀ ਮੋਹ ਤਾਂ ਤਾਂ ਵੇ 'ਪਹਿਲਾਂ' ਹੀ ਸੀ। ਪਰ 'ਮੇਰਾ ਪਿੰਡ' ਪੁਸਤਕ ਜਿਸ ਵਿਚ ਉਨ੍ਹਾਂ ਨੇ ਆਪਣੇ ਪਿੰਡ ਨੂੰ ਆਪਣਾ ਕੇ ਪੰਜਾਬ ਦੇ ਸਾਰੇ ਪਿੰਡਾਂ ਦਾ ਮੂੰਹ-ਮੁਹਾਂਦਰਾ ਉਲੀਕ ਦਿੱਤਾ। ਇਸ ਵਿੱਚੋਂ ਪੰਜਾਬ ਦੇ ਸਾਰੇ ਪਿੰਡਾਂ ਦੇ ਵਰਸ਼ਨ ਹੋ ਜਾਂਦੇ ਹਨ। ਇਹ ਪੁਸਤਕ 1961 ਵਿਚ ਪਹਿਲੀ ਵਾਰ ਛਪੀ ਤੇ ਬਹੁਤ ਮਕਬੂਲ ਹੋਈ। ਇਸ ਕਿਤਾਬ ਵਿਚ ਉਨ੍ਹਾਂ ਪੇਂਡੂ ਜੀਵਨ ਦੀ ਝਲਕ ਪੇਸ਼ ਕੀਤੀ ਹੈ। ਮੇਰਾ ਪਿੰਡ ਨੂੰ ਪੰਜਾਬ ਦੀ ਸੱਭਿਆਚਾਰ ਵਿਰਾਸਤ ਦਾ ਕੋਸ਼ ਕਿਹਾ ਜਾ ਸਕਦਾ ਹੈ। ਇਸ ਦੀ ਬੋਲੀ, ਸ਼ੈਲੀ ਨਿਰੋਕਲੀ ਹੈ ਅਤੇ ਇਹ ਪੇਂਡੂ ਲੋਕਾਂ ਦੀਆਂ ਮਨੋਤਾ, ਆਰਥਿਕ ਤਰੀਕਿਆਂ, ਵਰਿਮਾ-ਭਰਮਾਂ ਤੇ ਲੋਪ ਹੋ ਰਹੇ ਪੱਖਾਂ ਦੀ ਰੋਜ਼ੋਚ ਪਰ

ਪ੍ਰਮਾਣਿਕ ਪੇਸ਼ਕਾਰੀ ਹੈ। ਪੱਤਰਕਾਰੀ ਦੇ ਖੇਤਰ ਵਿਚ ਵੀ ਆਪ ਜੀ ਦਾ ਵਿਸ਼ੇਸ਼ ਯੋਗਦਾਨ ਹੈ। 1947 ਵਿਚ ਉਨ੍ਹਾਂ ਨੇ ਪਟਿਆਲੇ ਤੋਂ 'ਪ੍ਰਕਾਸ਼' ਨਾਮ ਦਾ ਅਖ਼ਬਾਰ ਸ਼ੁਰੂ ਕੀਤਾ ਜਿਸਦਾ 1961 ਤਕ ਰੋਜ਼ਾਨਾ ਅਖ਼ਬਾਰ ਵੱਜੋਂ ਛਪਦਾ ਰਿਹਾ ਅਤੇ ਉਸ ਤੋਂ ਬਾਅਦ 1978 ਤਕ ਸਪੱਤਰਿਕ ਪੱਤਰਿਕਾ ਦੇ ਰੂਪ ਵਿਚ ਪ੍ਰਕਾਸ਼ਿਤ ਹੁੰਦਾ ਰਿਹਾ। ਉਨ੍ਹਾਂ ਨੇ ਇਕ ਸਾਹਿਤਕ ਮੈਗਜ਼ੀਨ 'ਜੀਵਨ ਸੰਦੇਸ਼' 1953 ਵਿਚ ਸੰਪਾਦਿਤ ਕਰਨਾ ਸ਼ੁਰੂ ਕੀਤਾ। ਉਨ੍ਹਾਂ ਦਾ ਸਬੰਧ 'ਸਿੰਘ ਸਿੱਖ' ਪੱਤਰਿਕਾ ਨਾਲ ਵੀ ਇਹ ਜਿਹੜਾ ਕਿ ਅੰਮ੍ਰਿਤਸਰ, ਦਿੱਲੀ ਅਤੇ ਚੰਡੀਗੜ੍ਹ ਤੋਂ ਪ੍ਰਕਾਸ਼ਿਤ ਹੁੰਦਾ ਰਿਹਾ ਹੈ।

## ਦੇਵਿੰਦਰ ਸਤਿਆਰਥੀ



ਗੀਤਾਂ ਦਾ ਇਹ ਵਟਸਾਰਾ ਘਰ ਤੋਂ ਤੱਥ ਕੇ ਡਲੋਈ ਦੇ ਪਿੰਡਾਂ ਵਿਚ ਪਹੁੰਚ ਗਿਆ, ਉਥੇ ਚੰਬੇ ਦੇ ਗੱਦੀ ਡੇਰਾ ਚਰਾਉਂਦੇ ਲੋਕ ਗੀਤ ਗਾਉਂਦੇ ਸਨ। ਪਰਮਸ਼ਾਲਾ ਅਤੇ ਪਾਲਮ ਪੁਰ ਦੀ ਸੈਰ ਵੀ ਉਨ੍ਹਾਂ ਲਈ ਬੜੀ ਸੁਆਦਲੀ ਰਹੀ।

ਪਤਨੀ ਨਾਲ ਲਾਹੌਰ ਰਹਿਣ ਦੀ ਇਜਾਜ਼ਤ ਨਹੀਂ ਲਈ। ਲਾਹੌਰ ਵੀ ਉਹ ਆਪਣੀ ਪਤਨੀ ਨੂੰ ਵਿਛੋੜੇ ਦਾ ਉਹ ਗੀਤ ਸੁਣਾਉਣ ਲਈ ਜੋਰ ਦੇਂਦੇ ਰਹੇ, ਜਿਹੜਾ ਪਹਿਲੀ ਵਾਰ ਸੁਰੇ ਗਿਆ ਉਨ੍ਹਾਂ ਨੇ ਡੁਕੀਆਂ ਨੂੰ ਗਾਉਂਦਿਆਂ ਸੁਣਿਆ ਸੀ। ਗਾਉਣ ਵਾਲੀਆਂ ਡੁਕੀਆਂ ਵਿਚ ਉਹ ਵੀ ਵਹੁਟੀ ਰਾਣੀ ਸੀ। ਜਿਸ ਨੂੰ ਉਹ, ਉਹ ਗੀਤ ਸੁਣਾਉਣ ਲਈ ਕਹਿੰਦੇ, ਜਿਹੜਾ ਉਨ੍ਹਾਂ ਨੇ ਡੁਕੀਆਂ ਨਾਲ ਹਲਕੇ ਗਾਇਆ ਸੀ:

ਵਿਚ ਡਾਕਟਰੀ ਦੀ ਡਿਗਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਗਾਈਡ ਡਾ. ਤਾਰਨ ਸਿੰਘ ਸਨ। 1973 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਵਿਭਾਗ ਵਿਚ ਬਤੌਰ ਗੈਰ-ਨਿਯੁਕਤ ਹੋਏ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸਮੇਂ-ਸਮੇਂ ਪੰਜਾਬੀ ਅਧਿਐਨ ਸਕੂਲ ਦੇ ਪ੍ਰੋਫੈਸਰ ਤੇ ਮੁਖੀ ਅਤੇ ਰਜਿਸਟਰਾਰ ਦੇ ਤੌਰ 'ਤੇ ਕੰਮ ਕਰਦੇ ਰਹੇ। 1989 ਵਿਚ ਯੂਨੀਵਰਸਿਟੀ ਤੋਂ ਰਿਟਾਇਰ ਹੋ ਕੇ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁਕ ਬੋਰਡ ਦੇ ਡਾਇਰੈਕਟਰ ਲੱਗ ਗਏ। ਡਾ. ਕਰਨੈਲ ਸਿੰਘ ਬਿੰਦ ਜਿੱਥੇ ਵੱਖ ਵੱਖ ਯੂਨੀਵਰਸਿਟੀਆਂ ਨਾਲ ਬਤੌਰ ਮੈਂਬਰ ਮਿੱਡੀਕਟ, ਸੈਨੇਟ



**ਪੁਨੀ ਕੌਰ**  
ਮੋਬਾਈਲ : 90562-18720

**ਸੁਖਦੇਵ ਮਾਦਪੁਰੀ**  
ਦੇ ਖੇਤਰ ਮਾਦਪੁਰੀ ਦਾ ਜਨਮ 12 ਜੂਨ 1935 ਨੂੰ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਸਮਾਲਾ ਦੇ ਪਿੰਡ ਮਾਦਪੁਰ, ਦਿੱਲੀ ਸਿੰਘ ਦੇ ਘਰ ਮਾਤਾ ਸੁਜਾਤੀ ਦੇ ਦੇ ਉਦੋਂ ਹੋਇਆ। ਦੋਨੋਂ ਅਨਪੜ੍ਹ ਸਨ ਪਰ ਮਿਹਨਤੀ, ਸਿਰਥੀ, ਸੁਝਵਾਨ ਅਤੇ ਸਥਰ ਸੰਤੋਖ ਵਾਲੇ ਸਨ। ਪਛੜਿਆ ਹੋਇਆ ਇਲਾਕਾ ਹੋਣ ਕਰਕੇ ਪਿੰਡ ਵੀ ਸੁਖ ਸਹੂਲਤਾਂ ਤੋਂ ਬਾਂਝਾ ਸੀ। ਰਾ ਪਾਸੇ ਅਨਪੜ੍ਹਤਾ ਦਾ ਪਸਾਰਾ। ਬਹੁਤੇ ਲੋਕਾਂ ਵਾਂਗ ਉਸ ਦਾ ਪਰਿਵਾਰ ਵੀ ਖੇਤੀਬਾੜੀ ਤੇ ਨਿਰਭਰ ਸੀ। ਪਰ ਬੇਬੇ ਨੇ ਅਮਦਾਦੀ ਪ੍ਰਾਇਮਰੀ ਸਕੂਲ ਮਾਦਪੁਰ ਵਿਖੇ ਉਸ ਨੂੰ ਦਾਖਲ ਕਰਵਾ ਦਿੱਤਾ। ਉਸ ਦਾ ਪੜ੍ਹਾਈ ਦਾ ਮਾਘਿਅਮ ਉਗੜ੍ਹ ਸੀ। ਖਾਲਸਾ ਹਾਈ ਜਮਾਲੇ ਤੋਂ ਦਸਵੀਂ ਪਾਸ ਕੀਤੀ। ਪੜ੍ਹਾਈ ਦੇ ਨਾਲ-ਨਾਲ ਬਾਪੂ ਨਾਲ ਖੇਤੀ ਦੇ ਕੰਮ 'ਚ ਚੰਬ ਵਾਹਿਗੁਰੂ, ਹਰ ਕੰਮ ਨੂੰ ਬੜੀ ਲਗਨ ਨਾਲ ਕਰਦਾ ਰਿਹਾ ਉਹ।



ਕਰਨੈਲ ਸਿੰਘ ਬਿੰਦ ਦਾ ਜਨਮ ਪਾਕਿਸਤਾਨੀ ਪੰਜਾਬ, ਜ਼ਿਲ੍ਹਾ ਲਾਇਲਪੁਰ ਦੇ ਚੰਕ ਨੇਬਰ 288 ਜੇਬੀ ਵਿਚ 12 ਅਪ੍ਰੈਲ, 1929 ਨੂੰ ਕਿਸਾਨ ਘਰਾਨੇ ਵਿਚ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਭਾਨ ਸਿੰਘ ਬਿੰਦ ਅਤੇ ਮਾਤਾ ਦਾ ਨਾਂ ਅਨੰਦ ਕੌਰ ਸੀ।

1953 ਵਿਚ ਖਾਲਸਾ ਕਾਲਜ, ਅੰਮ੍ਰਿਤਸਰ ਤੋਂ ਐਮਏ ਪੰਜਾਬੀ ਦੀ ਡਿਗਰੀ ਹਾਸਲ ਕਰਕੇ ਜਨਵਰੀ 1955 ਤੋਂ ਖਾਲਸਾ ਕਾਲਜ, ਅੰਮ੍ਰਿਤਸਰ ਪੜ੍ਹਾਉਣਾ ਸ਼ੁਰੂ ਕੀਤਾ। 1962 ਤੋਂ ਬੀਏ ਵਿਚ ਖਾਲਸਾ ਕਾਲਜ ਵਿਚ ਹੀ ਮੈਂ ਬਿੰਦ ਸਾਹਿਬ ਦਾ ਵਿਦਿਆਰਥੀ ਰਿਹਾ ਸੀ। ਡਾ. ਬਿੰਦ ਹੋਰ 1971 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਲੋਕਧਾਰਾ

**ਮਾਦਪੁਰੀ ਬਰਧਨ ਤੋਂ ਹੀ ਲੋਕ ਸਾਹਿਤ ਨਾਲ ਜੁੜੇ ਹੋਏ ਸਨ ਜਾਂ ਕਹੋ ਉਨ੍ਹਾਂ ਨੂੰ ਗੁਰੂਗੀਰੀ ਲੋਕ ਸਾਹਿਤ ਦੀ ਮਿਲੀ। ਬੇਬੇ ਵੱਲੋਂ ਗਾਏ ਜਾਂਦੇ ਲੋਕ ਗੀਤ ਉਸ ਦੇ ਇਲ ਨੂੰ ਪ੍ਰਾਪਤ ਹੋਏ...**

ਸੁਖਦੇਵ ਮਾਦਪੁਰੀ 1954 'ਚ ਜੀਬੀਟੀ ਕਰ ਕੇ ਪ੍ਰਾਇਮਰੀ ਅਧਿਆਪਕ ਲੱਗ ਗਏ। ਇੱਥੇ ਉਨ੍ਹਾਂ ਸਕੂਲ ਦੇ ਬੱਚਿਆਂ ਲਈ ਬਾਲ ਸਾਹਿਤ ਦਾ ਸਿਰਜਣ ਸ਼ੁਰੂ ਕਰ ਦਿੱਤਾ। ਲੁਧਿਆਣੇ ਤੋਂ ਲਾਹੌਰ ਖ਼ੁੱਬ ਖ਼ਾਪ ਵੱਲੋਂ ਬੱਚਿਆਂ ਵਾਸਤੇ 'ਬਾਲ

ਦਰਬਾਰ' ਨਾ ਦਾ ਗਲਪ ਪ੍ਰਕਾਸ਼ਿਤ ਹੁੰਦਾ ਸੀ। ਅਜਾਇਬ ਚਿੱਤਰਕਾਰ ਇਸ ਦੇ ਸਿਪਾਕ ਸਨ। ਜਿਨ੍ਹਾਂ ਨੇ ਉਸ ਪਾਸੋਂ ਬਹੁਤ ਸਾਰੀਆਂ ਕਹਾਣੀਆਂ ਤੇ ਲੋਕ-ਲਿਖਾਵੇ ਵੇਖੇ। ਉਸ ਸਮੇਂ ਨਵੇਜਨ ਸਿੰਘ 'ਬਾਲ ਸਿਦੇਸ਼' ਦੇ ਸਿਪਾਕ ਸਨ ਜਿਨ੍ਹਾਂ ਨੇ ਵੀ ਬਾਲ ਸਾਹਿਤ ਲਿਖਣ ਲਈ ਉਸ ਨੂੰ ਪ੍ਰੇਰਿਆ। ਉਹ ਬਚਪਨ ਤੋਂ ਹੀ ਲੋਕ ਸਾਹਿਤ ਨਾਲ ਜੁੜਿਆ ਹੋਇਆ ਸੀ ਜਾਂ ਕਹੋ ਗੁਰੂਗੀਰੀ ਹੀ ਲੋਕ ਸਾਹਿਤ ਦੀ ਮਿਲੀ। ਬੇਬੇ ਅਕਸਰ ਚੰਕੀ ਪੀਰਿਆ ਤੇ ਚਰਖਾ ਕੱਟਦਿਆਂ ਲੋਕ ਗੀਤ ਗਾਉਂਦੀ ਰਹਿੰਦੀ ਸੀ। ਇਹ ਗੀਤ ਉਸ ਦੇ ਇਲ ਨੂੰ ਪ੍ਰਾਪਤ ਹੋਏ, ਜੋ ਸੁਤੇ-ਸਿੱਪ ਉਸ ਦੇ ਮਨ ਮਸਤਕ ਵਿਚ ਵਸ ਗਏ। ਬਾਪੂ ਨੂੰ ਬਹੁਤ ਸਾਰੀਆਂ ਕਹਾਣੀਆਂ ਅਤੇ ਦੋਹੇ ਯਾਦ ਸਨ, ਉਹ ਬੱਚੇ ਵਿਚ ਕੰਮ ਕਰਦਿਆਂ ਲੋਕੀਆਂ ਹੋਕਾ ਲਾ ਕੇ ਗਾਉਂਦਾ ਹੁੰਦਾ ਸੀ। ਇਸ ਤਰ੍ਹਾਂ ਉਸ ਦੇ ਅੰਤਰ-ਅਤਮ ਨੇ ਲੋਕ ਗੀਤਾਂ ਨੂੰ ਇਕੱਠਾ

ਕਰਨ ਲਈ ਪ੍ਰੇਰਿਆ। ਹੁਣ ਵੀ ਜਿੱਥੇ-ਕਿਤੇ ਪਤਾ ਲੱਗਦਾ ਬੇਬੇ, ਮਾਈ ਜਾਂ ਕਿਸੇ ਮੁਟਿਆਰ ਪਾਸੋਂ ਗੀਤ, ਕਹਾਣੀਆਂ ਸੁਣ ਕੇ ਉਹ ਇੱਕ ਲੋਕ ਹੈ। ਜੋ ਇਸ ਤਰ੍ਹਾਂ ਵੀ ਕਹਿ ਲੀਏ ਕਿ ਪੰਜਾਬੀ ਸੱਭਿਆਚਾਰ ਦੇ ਲੋਪ ਹੋ ਰਹੇ ਤੱਤਾਂ, ਲੋਕ ਬੁਝਾਰਤਾਂ, ਲੋਕ ਕਹਾਣੀਆਂ, ਲੋਕ ਗੀਤ, ਬਾਲ ਗੀਤ, ਲੋਕ ਨਾਚਾਂ ਆਦਿ ਨੂੰ ਉਸ ਨੇ ਆਪਣੀਆਂ ਪੁਸਤਕਾਂ ਵਿਚ ਸਾਂਭਣ ਦਾ ਯਤਨ ਕੀਤਾ ਹੈ ਤਾਂ ਗਲਤ ਨਹੀਂ ਹੋਵੇਗਾ। ਉਨ੍ਹਾਂ ਦਾ ਪਹਿਲਾ ਸੰਗ੍ਰਹ 'ਲੋਕ ਬੁਝਾਰਤਾਂ' 1956 ਵਿਚ ਛਪਿਆ। 'ਲੋਕ ਬੁਝਾਰਤਾਂ' 1956 ਵਿਚ ਛਪਿਆ। 'ਪੰਜਾਬੀ ਸੱਭਿਆਚਾਰ ਦੀ ਆਰਸੀ' ਉਸ ਦੀ ਇਕ ਅਜਿਹੀ ਚਰਚਾ ਹੈ, ਜਿਸ ਵਿਚ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਸ਼ੇ ਦੇ ਡਿਨ-ਡਿਨ ਅੰਗਾਂ ਬਾਰੇ ਲੋਕੀ ਦੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਪੰਜਾਬੀਆਂ

ਦੇ ਮਨੋਰੰਜਨ ਦੇ ਸਾਧਨਾਂ, ਲੋਕ ਸਾਹਿਤ ਦੇ ਵਿਭਿੰਨ ਰੂਪਾਂ, ਮੇਲਿਆਂ, ਲੋਕ ਨਾਚਾਂ, ਤਿਉਹਾਰਾਂ ਅਤੇ ਰਸਮਾਂ ਵਿਚ ਵੱਖ-ਵੱਖ ਪਾਠਕ ਇਸ ਵਰਤਾ ਦੁਆਰਾ ਪਾਠਕਾਂ ਦੀ ਪ੍ਰਾਪਤ ਕੀਤੀ। 'ਮਹਾਨ ਸੁਤੰਤਰਤਾ ਸੰਗਰਾਮੀ ਸਤਿਗੁਰੂ ਰਾਮ ਸਿੰਘ' ਦੀ ਜੀਵਨੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਲਿਖਵਾਈ ਤੇ ਇਕ ਨਾਕ 'ਪ੍ਰਾਇਮਰੀ' ਸਿੱਖ ਜੋ ਇਸਤਰੀ ਸਭਾ ਦੁਆਰਾ ਲਿਖਵਾਇਆ ਗਿਆ

ਤੋਂ ਇਹ ਖੇਡਿਆ ਵੀ ਗਿਆ ਸੀ। ਇਸ ਨਾਟਕ ਔਰਤਾਂ ਦੇ ਹੱਕਾਂ ਲਈ ਲਿਖਿਆ ਗਿਆ ਸੀ ਜਿਸ ਦਾ ਵਿਸ਼ਾ ਔਰਤਾਂ ਨੂੰ ਜਾਇਦਾਦ ਵਿੱਚੋਂ ਹੱਕ ਮਿਲਣਾ ਬਾਰੇ ਸੀ। ਮਾਲਦੇ ਵਿਚ ਕਲੀਆ ਲਾਉਣ ਦਾ ਬਹੁਤ ਵਿਚਾਰ ਰਿਹਾ ਹੈ, ਕਲੀਆ ਦਾ ਅਜੇ ਤਕ ਕੋਈ ਸੰਗ੍ਰਹਿ ਨਹੀਂ ਛਪਿਆ। ਲੋਕ ਦੋਹੇ ਅਤੇ ਮਾਘਿਆਂ ਕਵਿ ਰੂਪ ਵੀ ਵਿਚਾਰਿਆ ਪਿਆ ਹੈ। 'ਕੱਲਰ ਦੀਵਾ ਮੱਚਰ' ਪੁਸਤਕ ਵਿਚ ਉਸ ਨੇ ਦੋਹੇ ਅਤੇ ਮਾਘਿਆਂ ਕਵਿ ਰੂਪ ਨੂੰ ਸਾਂਭਣ ਦਾ ਯਤਨ ਕੀਤਾ ਹੈ। ਲੋਕ ਦੋਹੇ ਪੰਜਾਬੀ ਲੋਕ ਸਾਹਿਤ ਦੇ ਅਨਮੋਲ ਮੋਤੀ ਹਨ। ਜਿਨ੍ਹਾਂ ਵਿਚ ਪੰਜਾਬ ਦੀ ਸਦਾਚਾਰਕ, ਦਾਰਸ਼ਨਿਕ ਅਤੇ ਗੁਮਾਚਕ ਸਿੱਦੀ ਪੜਕਦੀ ਹੈ। ਲੋਕ ਦੋਹੇ ਵਾਂਗ ਹੀ 'ਮਾਘਿਆਂ' ਪੰਜਾਬੀ ਦਾ ਰਹਾਨ ਪਿਆਰਾ ਛੋਟੇ ਆਕਾਰ ਦਾ ਕਵਿ ਰੂਪ ਹੈ, ਜੋ ਪੰਜਾਬ ਦੀਆਂ ਸਾਰੀਆਂ ਉਪਭਾਸ਼ਾਵਾਂ ਵਿਚ ਰਚਿਆ ਮਿਲਦਾ ਹੈ। ਲੋਕ ਗਾਥਾਵਾਂ ਵਿਚ ਮੱਧਕਾਲ ਦੇ ਕਿੱਸਿਆਂ, ਵਾਰਾਂ ਤੇ ਜੰਗਨਾਮਿਆਂ ਦੇ ਬਿਰਤਾਂਤਕ-ਕਵਿ ਰਾਹੀਂ ਪੰਜਾਬੀ ਲੋਕ ਮਾਨਸ ਵਿਚ ਵਸੇ ਲੋਕ ਨਾਇਕਾਂ ਨੂੰ ਪਹਿਲੀ ਵਾਰ ਕਵਿਤਾ ਤੋਂ ਵਾਰਤਕ ਵਿਚ ਪ੍ਰਭ ਕਰ ਕੇ ਇਕ ਵਿਲੱਖਣ ਕਾਰਜ ਕੀਤਾ ਹੈ। 'ਪੰਜਾਬ ਦੀਆਂ ਵਿਰਾਸਤੀ ਖੇਡਾਂ' ਪੁਸਤਕ 'ਚ ਸੁਖਦੇਵ ਮਾਦਪੁਰੀ ਦਾ ਇਕ ਹੋਰ ਸ਼ਲਾਘਾਯੋਗ

**ਗਜ਼ਲ**  
ਗੋਡੇ ਗੋਡੇ ਖੁੱਬ ਚੜ੍ਹੀ ਹੈ। ਕਿਉਂ ਕਰ ਨੈਣੀ ਨੀਂਦ ਅੜੀ ਹੈ। ਆਂ ਬਦਲੇ ਸੁਪਨੇ ਦੇਵੇ, ਸ਼ਾਮਕ ਨੀਤੀ ਇਝ ਖੜੀ ਹੈ। ਗੁਰੂ ਨੀਦਰ ਸ਼ਾਇਰ ਨ ਲੋਚਦ, ਇਕ ਝਪਕੀ ਪਲ ਝੱਟ ਬੜੀ ਹੈ। ਕਿੰਜ ਸ਼ਹੀਦੀ ਪਾਈ ਜਾਂਦੀ, ਖੁਦ ਜਾਮਨ ਸਰਹਿਦ ਗੜ੍ਹੀ ਹੈ। ਹੁਸਨ ਸਮੁਕਤ, ਸੁੰਦਰ ਸੁਕਤ, ਅੰਝੁੜ ਕਾਦਰ ਆਪ ਖੜੀ ਹੈ। ਜਾਬਰ ਆਖੇ ਸੀਸ ਝੁਕਾਓ, ਨਾਬਰ ਪਲੇ ਅਟਖ ਝੜੀ ਹੈ। ਪੱਥ 'ਚੋਂ ਡਗਵਾਣ ਦੀ ਮੂਰਤ, ਕਿਰਤੀ ਸਿੱਟਾ ਨਾਲ ਖੜੀ ਹੈ।

ਨੈਣ ਨਿਰਾਸ਼ੇ, ਦੀਦ ਹਿਰਾਸੇ, ਚੀਕ ਲਥਾਂ 'ਤੇ ਆਣ ਖੜੀ ਹੈ। ਉਸ ਨੂੰ ਕੋਟ ਮਿਟਾ ਸਕਦਾ ਹੈ, ਮੱਥੇ ਪੱਕੀ ਸੋਚ ਜੜੀ ਹੈ। ਮਾਣ ਕਰੋ ਹਥਿਆਰਾਂ ਦਾ ਝੂ, ਅਪਣੇ ਹੱਥੀ ਕਲਮ ਫੜੀ ਹੈ। ਰਾਜਾ ! ਤੇਰੇ ਜਬਰ ਦੀ ਨਿਸਬਤ, ਸਾਡੀ ਧੋਟ 'ਚ ਵੱਧ ਤੜੀ ਹੈ। ਪੁੱਠੇ ਕਾਰੇ, ਬੰਦਾ ਕਰਦਾ, ਸੂਲੀ ਸਾਰੀ ਧਰਤ ਚੜ੍ਹੀ ਹੈ। ਅਟਣ ਵਾਲੇ ਹੱਥਾਂ 'ਸੂਫੀ', ਅਪਣੀ ਕਿਸਮਤ ਆਪ ਖੜੀ ਹੈ।

**ਕਵਿਤਾ**  
ਉਹ ਡੁਕੀ ਮੇਰੀ ਜਾਂ ਵਰਗੀ ਸੀ ਆਉਂਦੇ ਜਾਂਦੇ ਸਾਰ ਵਰਗੀ ਸੀ। ਪੌਣਾ ਵਿਚ ਰਸ ਖੋਲਦੀ ਜਦ ਵੀ ਮੂੰਹ ਖੋਲਦੀ ਸੋਹਣੀ ਆਪਣੇ ਨਾਂ ਵਰਗੀ ਸੀ। ਆਉਂਦੇ ਜਾਂਦੇ... ਕਲੋਲ ਵੱਟਾਂ 'ਤੇ ਕਰਦੀ ਸੀ ਪੱਥ ਪੋਲੇ-ਪੋਲੇ ਧਰਦੀ ਸੀ ਠੰਠੀ-ਠੰਠੀ ਵਾਅ ਵਰਗੀ ਸੀ। ਆਉਂਦੇ ਜਾਂਦੇ... ਬੜਾ ਹੀ ਯਾਦ ਆਉਂਦੀ ਆ ਧੋਰੇ ਕਿਥੇ ਖੋ ਗਈ ਆ ਮੇਰੀ ਸੱਜੀ ਬਾਹ ਵਰਗੀ ਸੀ ਆਉਂਦੇ ਜਾਂਦੇ... ਗੁੱਸਾ ਰਤਾ ਨਾ ਕਰਦੀ ਸੀ ਕਦੇ ਕਦਾਈਂ ਲੜਦੀ ਸੀ ਨਾ ਨਾ ਉਹ ਦੀ ਹਾ ਵਰਗੀ ਸੀ। ਆਉਂਦੇ ਜਾਂਦੇ...

**ਗੀਤ**  
ਨਾ ਵੱਢੀਏ, ਨਾ ਕੱਟੀਏ ਸੋਹਣੇ ਭੁੱਖਾਂ ਨੂੰ 'ਵਾਚ ਮਚ ਕੇ ਨਾ ਬੁਲਾਈਏ ਚੁੱਖਾਂ ਨੂੰ ਨਾ ਵੱਢੀਏ, ਨਾ ਕੱਟੀਏ ਸੋਹਣੇ ਭੁੱਖਾਂ ਨੂੰ... ਪੀ ਲੈਂਦੇ ਇਹ ਉਏ ਵਰਗੀਆਂ ਬਹਿਰਾਂ ਨੂੰ ਰੱਖਦੇ ਸੋਹਣਾ ਸਾਡ ਇਹ ਪਿੰਡਾਂ ਬਹਿਰਾਂ ਨੂੰ ਦਿੰਦੇ ਸੋਹਣਾ ਵਾਤਾਵਰਨ ਮਨੁੱਖਾਂ ਨੂੰ ਨਾ ਵੱਢੀਏ, ਨਾ ਕੱਟੀਏ ਸੋਹਣੇ ਭੁੱਖਾਂ... ਹੁੱਪ, ਰਾਗੀ ਵਿਚ ਦਿੰਦੇ ਮੀਰ ਤੇ ਛਾਵਾਂ ਨੇ ਬਣ ਕੇ ਮਿੱਤਰ ਵੱਡੇ ਸੀਤ ਹਵਾਵਾਂ ਨੇ ਦਿੰਦੇ ਹਾਸੇ, ਖੇਡੇ ਸਾਡੇ ਮੁੱਖਾਂ ਨੂੰ ਨਾ ਵੱਢੀਏ, ਨਾ ਕੱਟੀਏ ਸੋਹਣੇ ਭੁੱਖਾਂ ਨੂੰ... ਚੁੱਖਾਂ ਬਾਝੋਂ ਸਾਉਣ ਮਹੀਨਾ ਸੁੱਖ ਜਾਣਾ ਤੀਆਂ, ਕਿੱਧੋ-ਪੀਆਂ, ਝਿੰਡਾ, ਮੁੱਕ ਜਾਣਾ ਹੱਥੀ ਮਚ-ਮੁਕਾਈਏ ਨਾ ਸਭ ਹੁੱਖਾਂ ਨੂੰ ਨਾ ਵੱਢੀਏ, ਨਾ ਕੱਟੀਏ ਸੋਹਣੇ ਭੁੱਖਾਂ ਨੂੰ...

**ਜਸਵਿੰਦਰ ਕੌਰ ਫਗਵਾੜ**  
ਮੋਬਾਈਲ : 94171-35083

**ਮਿੱਠੀ ਕਹਾਣੀ**  
**ਰੱਬ**  
ਨੀ, ਜੋ ਤੇਰਾ ਰੱਬ ਔਡਾ ਸੱਚਾ ਹੁੰਦਾ ਤਾਂ ਕੋਈ ਚੰਜ ਦੀ ਖ਼ਬਰ ਨਾ ਆਉਂਦੀ? ਏਨਾ ਕਹਿ ਕੇ ਉਹ ਡਾਕਟਰ ਨਾਲ ਸਲਾਹ ਕਰਨ ਲੱਗ ਪਈ ਅਮਨ ਦੀ ਸੋਸ ਜੋ ਸਦੇਹੇ ਰੱਬ ਤੇ ਡੋਰੀਆਂ ਸੁੱਟ ਕਰੀ ਸੀ, ਹੁਣ ਅਪ ਹੱਥ ਬਣ ਕੇ ਹੁਕਮ ਚਲਾ ਰਹੀ ਸੀ।

**ਅਰਜ ਸਿੱਧੂ**, ਮੋਬਾਈਲ : 94642-15070



# ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਤੇ ਓਮੈਕਸ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ

### ਪੀ.ਡੀ.ਏ. ਨੂੰ ਰਿਹਾਇਸ਼ੀ ਕਲੋਨੀਆਂ ਦੇ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀ ਹਦਾਇਤ > ਚੋਣ ਜਾਬਤੇ ਕਰਕੇ ਰੁਕੇ ਕੰਮਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਤੇਜ਼ੀ ਨਾਲ ਕੀਤਾ ਜਾਵੇਗਾ ਮੁਕੰਮਲ : ਡਾ. ਬਲਬੀਰ ਸਿੰਘ

ਪਟਿਆਲਾ, 18 ਜੂਨ -ਅਮਰਜੀਤ ਸਿੰਘ ਲਾਂਬਾ-ਕੌਮੀ ਪੱਤ੍ਰਕਾ ਬਿਊਰੋ- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੀ.ਡੀ.ਏ. ਅਧਿਕਾਰੀਆਂ ਨੂੰ ਅਰਬਨ ਅਸਟੇਟ ਦੀਆਂ ਕਲੋਨੀਆਂ ਤੇ ਓਮੈਕਸ ਸਿਟੀ ਵਿਖੇ ਸਾਰੇ ਵਿਕਾਸ ਕਾਰਜ ਤੇ ਲੋਕਾਂ ਨੂੰ ਦਰਖੇਸ਼ ਮੁਸ਼ਕਿਲਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜਾਬਤੇ ਕਰਕੇ ਰੁਕੇ ਸਾਰੇ ਕੰਮ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਹੁਣ ਤੇਜ਼ੀ ਨਾਲ ਨਿਪਟਾਏ ਜਾਣੇ ਯਕੀਨੀ ਬਣਾਏ ਜਾਣ।



ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਰਬਨ ਅਸਟੇਟ ਦੀਆਂ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ ਕਰਦੇ ਹੋਏ। ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੋ, ਨਿਗਮ ਦੇ ਸਕੱਤਰ ਕਮਿਸ਼ਨਰ ਨਲੀਸ਼ਾ ਰਾਣਾ, ਪੀ.ਡੀ.ਏ. ਦੇ ਏ.ਸੀ.ਏ. ਜ਼ਨਾਨਪ੍ਰੀਤ ਕੌਰ ਗਿੱਲ ਵੀ ਨਜ਼ਰ ਆ ਰਹੇ ਹਨ।

ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੋ, ਨਗਰ ਨਿਗਮ ਦੇ ਸਕੱਤਰ ਕਮਿਸ਼ਨਰ ਨਲੀਸ਼ਾ ਰਾਣਾ, ਪੀ.ਡੀ.ਏ. ਦੇ ਏ.ਸੀ.ਏ. ਜ਼ਨਾਨਪ੍ਰੀਤ ਕੌਰ ਗਿੱਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪੀ.ਡੀ.ਏ. ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਝ ਹਦਾਇਤ ਕੀਤੀ ਕਿ ਲੰਬੇ ਵਰ੍ਹੇ ਹੜ੍ਹਾਂ ਕਰਕੇ ਹੁਣੇ ਨੁਕਸਾਨ ਦੇ ਮੱਦੇਨਜ਼ਰ ਅਰਬਨ ਅਸਟੇਟ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਇਸ ਵਾਰ ਕੋਈ ਵਿਲੱਖਣ ਨਾ ਵਰਤੀ ਜਾਵੇ। ਉਨ੍ਹਾਂ ਨੇ ਸਾਰੀਆਂ ਹੀ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਠਹੁੱਖੇ ਨਾਲ ਸੁਣਾਇਆ ਕਿ ਇਕੱਲੀ-ਇਕੱਲੀ ਗੱਲ ਦਾ ਨੋਟਿਸ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਤੁਰੰਤ ਹੱਲ ਲਈ ਯੋਗ ਆਦੇਸ਼ ਦਿੱਤੇ।

ਪ੍ਰਬੰਧਾਂ ਤੋਂ ਇਲਾਵਾ ਸੜਕਾਂ, ਫੁਟਪਾਥਾਂ, ਪਾਰਕਾਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਗੈਂਦੇ ਪਾਣੀ ਦੀ ਨਿਕਾਸੀ, ਸੀਵਰੇਜ, ਬਿਜਲੀ, ਸਫ਼ਾਈ ਆਦਿ ਸਮੇਤ ਸਥਾਨਕ ਵਸਨੀਕਾਂ ਨੂੰ ਦਰਖੇਸ਼ ਹੋਰ ਮੁਸ਼ਕਿਲਾਂ ਉੱਪਰ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਸਮਾਂਬੱਧ ਢੰਗ ਨਾਲ ਨਿਪਟਾਉਣ ਲਈ ਹਦਾਇਤ ਕੀਤੀ।

ਬੈਠਕ ਦੌਰਾਨ ਕਰਨਲ ਜੇ.ਵੀ ਸਿੰਘ, ਪੀ.ਡੀ.ਏ. ਦੇ ਕਾਰਜਕਾਰੀ ਇੰਜੀਨੀਅਰ ਹਿਮਾਂਸ਼ੂ ਸੇਠ, ਪਰਮਿੰਦਰ ਸਿੰਘ ਔਲਖ, ਡਰੋਨਜ਼ ਦੇ ਐਕਸੀਜ਼ਿਨ ਰਾਜਿੰਦਰ ਘਈ, ਨਗਰ ਨਿਗਮ ਦੇ ਸਕੱਤਰ ਸੁਨੀਲ ਮਹਿਤਾ, ਪੀ.ਡੀ.ਏ. ਦੇ ਐਸ.ਡੀ.ਓ. ਨਰਿੰਦਰ ਸਿੰਘ, ਮੁਨੀਸ਼ਾ ਮਹਿਤਾ, ਰਾਜੀਵ ਕੁਮਾਰ, ਗੁਰਪ੍ਰੀਤ ਸਿੰਘ ਤੇ ਪ੍ਰਿਤਪਾਲ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਡਾ. ਡੀਮੋਇਦਰ ਸਿੰਘ, ਉਜਾਗਰ ਸਿੰਘ, ਅਮਰਜੀਤ ਸਿੰਘ ਵੜੋਚ, ਰਜਿੰਦਰ ਸਿੰਘ ਬਿਦ ਤੇ ਹੋਰ ਮੈਂਬਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

# ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਡਾਲਰ ਲਗਾਏ ਜਾਣਗੇ

### ਜ਼ਿਲ੍ਹੇ ਦਾ ਹਰੇਕ ਵਿਦਿਆਰਥੀ ਸ਼ੁੱਧ ਵਾਤਾਵਰਣ ਲਈ ਇੱਕ ਡਾਲਰ ਲਗਾਏ ਤੇ ਡੂਟੇ ਦੀ ਸਾਂਭ ਸੰਭਾਲ ਕਰੇ : ਡਿਪਟੀ ਕਮਿਸ਼ਨਰ

ਪਟਿਆਲਾ, 18 ਜੂਨ -ਅਮਰਜੀਤ ਸਿੰਘ ਲਾਂਬਾ-ਕੌਮੀ ਪੱਤ੍ਰਕਾ ਬਿਊਰੋ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਪੀਐੱਚ ਡੀ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਲਗਾਤਾਰ ਡੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੁਣ ਜ਼ਿਲ੍ਹੇ ਅੰਦਰ ਬਰਸਾਤੀ ਸੀਜ਼ਨ ਦੌਰਾਨ 11 ਲੱਖ ਡਾਲਰ ਲਗਾਉਣ ਲਈ ਕੰਮ ਸ਼ੁਰੂ ਕੀਤਾ ਗਿਆ ਹੈ।



ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੋ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।

ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੋ ਨੇ ਕਿਹਾ ਕਿ ਮੌਸਮ ਸੂਰੂ ਹੋਣ ਤੋਂ ਪਹਿਲਾਂ ਡੂਟੇ ਲਗਾਉਣ ਦੀ ਮੁਹਿੰਮ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੂਟੇ ਲਗਾਉਣ ਲਈ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਰਸਪਾਤਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਡੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾਵੇ। ਸ਼ੋਕਤ ਅਹਿਮਦ ਪਰੋ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀਆਂ ਘੱਟ ਘੱਟ 400 ਪੰਚਾਇਤਾਂ ਵਿੱਚ 1 ਕਨਾਲ ਪ੍ਰਤੀ ਪੰਚਾਇਤ ਦੇ ਹਿਸਾਬ ਨਾਲ ਡੂਟੇ ਲਗਾਏ ਜਾਣਗੇ। ਜਦਕਿ ਸਿੱਖਿਆ

ਵਿਭਾਗ ਵੱਲੋਂ ਹਰੇਕ ਵਿਦਿਆਰਥੀ ਨੂੰ ਇੱਕ ਡਾਲਰ ਲਗਾਉਣ ਦੇ ਉਸ ਦੀ ਸਾਂਭ ਸੰਭਾਲ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੀਆਂਵਾਲੀ ਤਕਨੀਕ ਨਾਲ ਛੋਟੇ ਜਿਹੇ ਸਥਾਪਤ ਕੀਤੇ ਜਾਣ ਜਿਸ ਨਾਲ ਘੱਟ ਰਕਬੇ ਵਿੱਚ ਜ਼ਿਆਦਾ ਡੂਟੇ ਲਗਾਏ ਜਾ ਸਕਦੇ ਹਨ।

ਉਨ੍ਹਾਂ ਪੱਤੀਭਾਗੀ ਵਿਭਾਗ ਨੂੰ ਜ਼ਿਲ੍ਹੇ 'ਚ 73 ਚੜ੍ਹਾ ਤੋਂ ਵੱਧ ਟਿਊਬਵੈੱਲਾਂ 'ਤੇ ਤਿੰਨ ਤਿੰਨ ਡੂਟੇ ਲਗਾਉਣ ਦੀ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾਵੇ। ਸ਼ੋਕਤ ਅਹਿਮਦ ਪਰੋ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਡੂਟੇ ਲਗਾਏ ਜਾਣਗੇ। ਜਦਕਿ ਸਿੱਖਿਆ

ਵਿੱਚੋਂ ਜਾਂਦੇ ਡੂਟਿਆਂ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਡੂਟੇ ਲਗਾਏ ਜਾ ਸਕਣ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੂਟੇ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਦੁਸ਼ਿਤ ਹੋਏ ਵਾਤਾਵਰਣ ਨੂੰ ਫੇਰ ਤੋਂ ਸਾਫ਼ ਸੁਥਰਾ ਬਣਾਇਆ ਜਾਵੇ।

ਮੀਟਿੰਗ 'ਚ ਵਟਪਾਲ ਸਾਉਥ ਸਰਕਲ ਅਜੀਤ ਕੁਲਕਰਨੀ, ਏ.ਡੀ.ਸੀ ਮੋਡਮ ਕੋਚਨ, ਨਗਰ ਨਿਗਮ ਦੇ ਜ਼ੁਆਇਦ ਕਮਿਸ਼ਨਰ ਮਨੀਸ਼ਾ ਰਾਣਾ, ਐਸ.ਪੀ. ਹਰਦੇ ਕੌਰ, ਵਣ ਮੰਡਲ ਅਫ਼ਸਰ ਰਾਕੇਸ਼ ਗੁਲਰਾਣੀ, ਐਚ.ਪੀ.ਐਸ. ਲਾਬਾ ਸਮੇਤ ਸਮੂਹ ਵਣ ਰੋਜ਼ ਅਫ਼ਸਰ ਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

# ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ

### ਹੜ੍ਹਾਂ ਤੋਂ ਬਚਾਅ ਲਈ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕੀਤਾ ਜਾਵੇ : ਡਿਪਟੀ ਕਮਿਸ਼ਨਰ

ਪਟਿਆਲਾ, 18 ਜੂਨ -ਕੌਮੀ ਪੱਤ੍ਰਕਾ ਬਿਊਰੋ- ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੋ ਨੇ ਪਟਿਆਲਾ ਜ਼ਿਲ੍ਹੇ 'ਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਰਣਨੀਤੀ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸੂਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਪ੍ਰਸ਼ਾਸਨ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਦੇ ਡਰੋਨਜ਼ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਅਧੀਨ ਚੱਲ ਰਹੇ ਸਾਰੇ ਕੰਮਾਂ ਦੀ ਰੋਜ਼ਾਨਾ ਰਿਪੋਰਟ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ।



ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੋ ਪਟਿਆਲਾ ਜ਼ਿਲ੍ਹੇ 'ਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਰਣਨੀਤੀ ਦੀ ਸਮੀਖਿਆ ਕਰਦੇ ਹੋਏ।

ਮੌਸਮ ਵਿੱਚ ਸ਼ੀਟ ਫਲੋਅ ਰੋਕਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਜਾਣੇ ਹਨ, ਇਸ ਸਬੰਧੀ ਲੋਕਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ ਕਿ ਪਾਣੀ ਦੇ ਨੁਕਰਤੀ ਵਾਹਾ ਵਿੱਚ ਉਕਾਵਟ ਪਾਉਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸ਼ੋਕਤ ਅਹਿਮਦ ਪਰੋ ਨੇ ਸਬ ਡਵੀਜ਼ਨ ਪੱਧਰ ਦੇ ਪਲਾਨ 'ਤੇ ਗੱਲ ਕਰਦਿਆਂ ਕਿਹਾ ਕਿ ਐਸ.ਡੀ.ਐਮ. ਦੀ ਅਗਵਾਈ 'ਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ 'ਚ ਤੁਰੰਤ ਐਕਸ਼ਨ ਲਿਆ ਜਾ ਸਕੇ। ਉਨ੍ਹਾਂ ਐਸ.ਡੀ.ਐਮ. ਨੂੰ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕਰਨ ਲਈ ਕਿਹਾ ਜਿਸ ਵਿੱਚ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਦਾ ਪੂਰਾ ਵੇਰਵਾ ਹੋਵੇ ਤਾਂ ਜੋ ਲੰਬੇ ਪੇਂਟ 'ਤੇ ਸੈਕਟਰ ਪਲਾਨ ਨੂੰ ਤੁਰੰਤ ਲਾਗੂ ਕੀਤਾ ਜਾ ਸਕੇ। ਉਨ੍ਹਾਂ ਜਲ ਨਿਕਾਸ, ਸਿੱਚਾਈ, ਲੋਕ ਨਿਗਮ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬਣਾਏ ਗਏ ਕਮਿਊਨਿਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਬਣਾਈ ਜਾਣ ਵਾਲੀ ਰਣਨੀਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਸੰਭਾਵਤ ਹੜ੍ਹਾਂ ਵਾਲੇ

ਸੈਵੇਦਨਸ਼ੀਲ ਸਥਾਨਾਂ ਅਤੇ ਨੀਵੇਂ ਖੇਤਰਾਂ ਲਈ ਵਿਸ਼ੇਸ਼ ਕਾਰਜ ਯੋਜਨਾ 'ਤੇ ਕੰਮ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਭਾਰਤੀ ਫ਼ੌਜ, ਪੁਲਿਸ, ਸਿਹਤ ਤੇ ਖੁਰਾਕੇ ਤੇ ਸਿਵਲ ਸਪਲਾਈਜ਼, ਲੋਕ ਨਿਗਮ, ਵਿਭਾਗ (ਬੀ ਐੱਫ਼ ਆਰ) ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਡਰ ਪ੍ਰਬੰਧਨ ਯੋਜਨਾ 'ਤੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪੁਲੀਸ, ਕਲਕੱਤਰ, ਸਾਈਡਨ, ਨਹਿਰਾ, ਨਾਲਿਆਂ ਤੇ ਡੱਪੜਾਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ ਤਿਆਰ ਕਰਨ ਨੂੰ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਕੰਮ 'ਚ ਰੋਕੀ ਝੁਝਾਰੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਸਾਰੇ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ।

ਮੀਟਿੰਗ 'ਚ ਐਸ.ਪੀ. ਮੁਹੰਮਦ ਸਰਫ਼ਾਜ਼ ਆਲਮ, ਨਗਰ ਨਿਗਮ ਦੇ ਜ਼ੁਆਇਦ ਕਮਿਸ਼ਨਰ ਮਨੀਸ਼ਾ ਰਾਣਾ, ਏ.ਡੀ.ਸੀ ਮੋਡਮ ਕੋਚਨ, ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ, ਐਸ.ਪੀ. ਹਰਦੇ ਕੌਰ ਸਮੇਤ ਸਮੂਹ ਐਸ.ਡੀ.ਐਮ.ਸ਼ ਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

# ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੋਜ਼ ਦੇ ਐਸ.ਐਸ.ਪੀ.ਜੀ. ਨਾਲ ਗੀਤ ਬੈਠਕ

### ਪਟਿਆਲਾ ਰੋਜ਼ ਦੇ ਜ਼ਿਲ੍ਹਿਆਂ 'ਚ 916 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ : ਡੀ.ਆਈ.ਜੀ.

ਪਟਿਆਲਾ, 18 ਜੂਨ -ਕੌਮੀ ਪੱਤ੍ਰਕਾ ਬਿਊਰੋ- ਡਾਇਰੈਕਟਰ ਨਰਨਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਆਈ.ਜੀ. ਪਟਿਆਲਾ ਰੋਜ਼ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ. ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਪੁਲਿਸ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਪਟਿਆਲਾ ਰੋਜ਼ ਦੇ ਅਧੀਨ ਆਉਣੇ ਵਾਲੇ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੋਕੋਟਲਾ ਦੇ ਐਸ.ਐਸ.ਪੀ.ਜੀ. ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਪੁਲਿਸ ਕਰਮਚਾਰੀਆਂ ਨੂੰ ਚੋਸ਼ ਕਰਨ ਅਤੇ ਪੁਲਿਸ ਕਰਮਚਾਰੀ ਨੂੰ ਦੁਰੁਤ ਕਰਨ ਲਈ ਪ੍ਰਬੰਧੀ ਆਧਾਰ 'ਤੇ ਪੰਜਾਬ ਪੁਲਿਸ ਰੁਲਜ਼ ਅਤੇ ਡੀ.ਜੀ.ਪੀ. ਪੰਜਾਬ ਦੇ ਦਫ਼ਤਰ ਵੱਲੋਂ ਜਾਰੀ ਤਬਾਦਲਾ ਨੀਤੀ ਅਨੁਸਾਰ ਸਿਮੂਰੀ ਕੋਰ 'ਤੇ ਇੰਸਪੈਕਟਰ ਰੋਕ ਦੇ ਸਮੂਹ ਕਰਮਚਾਰੀਆਂ ਦੀਆਂ ਬਦਲੀਆਂ/ਤਬਾਦਲੀਆਂ ਕੀਤੀਆਂ ਜਾਣ ਅਤੇ ਕਿਸੇ ਵੀ ਕੋਰ ਦਾ ਪੁਲਿਸ ਕਰਮਚਾਰੀ ਅਤੇ ਪੰਜਾਬ ਹੋਮਗਾਰਡ ਦੇ ਜਵਾਨਾਂ ਨੂੰ ਆਪਣੀ ਰਿਹਾਇਸ਼ੀ ਸਥ ਡਵੀਜ਼ਨ ਵਿੱਚ ਠਾਣਿਆ ਨਹੀਂ ਕੀਤਾ ਜਾਵੇਗਾ। ਜਿਸ ਦੇ ਤਹਿਤ ਪਟਿਆਲਾ ਰੋਜ਼ ਅਧੀਨ ਆਉਂਦੇ ਐਸ.ਐਸ.ਪੀ.ਜੀ. ਵੱਲੋਂ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਭਾਰੀ ਫੋਰ ਬਲ ਕੀਤਾ ਗਿਆ ਹੈ। ਜਿਸ ਵਿੱਚ ਕੁੱਲ 916 ਸਿਪਾਹੀ ਤੇ ਇੰਸਪੈਕਟਰ ਰੋਕ ਤੱਕ ਦੇ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ, ਜਿਸ ਵਿੱਚ ਐਸ.ਐਸ.ਪੀ. ਪਟਿਆਲਾ ਵੱਲੋਂ 537, ਐਸ.ਐਸ.ਪੀ. ਸੰਗਰੂਰ ਵੱਲੋਂ 188, ਐਸ.ਐਸ.ਪੀ. ਬਰਨਾਲਾ ਵੱਲੋਂ 118 ਅਤੇ ਐਸ.ਐਸ.ਪੀ. ਮਲੋਕੋਟਲਾ ਵੱਲੋਂ 73 ਪੁਲਿਸ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।



ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੋਜ਼ ਦੇ ਐਸ.ਐਸ.ਪੀ.ਜੀ. ਨਾਲ ਗੀਤ ਬੈਠਕ ਕਰਦੇ ਹੋਏ।

ਉਨ੍ਹਾਂ ਜਿਨ੍ਹਾਂ ਦੀ ਇੱਕ ਜ਼ਿਲ੍ਹੇ ਵਿੱਚ ਤਿੰਨ ਲਈ ਕਿਹਾ ਤਾਂ ਜੋ ਨਸ਼ਾ ਸਮਗਲਰਾਂ ਦੁਆਰਾ ਗੈਰ ਕਾਨੂੰਨੀ ਤਰੀਕੇ ਨਾਲ ਹਸਲ ਕੀਤੀਆਂ ਜਾਣਦਿਆਂ ਜ਼ਬਤ ਕੀਤੀਆਂ ਜਾ ਸਕਣ।

ਐਸ.ਐਸ.ਪੀ.ਜੀ. ਆਦੇਸ਼ ਕੀਤੇ ਕਿ ਕੋਈ ਪੁਲਿਸ ਕਰਮਚਾਰੀ ਜੋ ਕਿਸੇ ਤਰੀਕੇ ਨਾਲ ਨਸ਼ਾ ਤਸਕਰਾਂ ਨਾਲ ਜੋੜਿਆ ਹੋਵੇ ਨੂੰ ਨਾ ਬਖ਼ਸ਼ਿਆ ਜਾਵੇ। ਅਜਿਹੀਆਂ ਕਾਲੀਆਂ ਭੇਡਾਂ ਖਿਲਾਫ਼ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਕੇ ਉਦਾਹਰਣਮੂਲਕ ਤੌਰ 'ਤੇ ਯਕੀਨੀ ਬਣਾਇਆ ਜਾਵੇ। ਸਾਰੇ ਅਧਿਕਾਰੀਆਂ ਅਤੇ ਮੁੱਖ ਅਫ਼ਸਰਾਂ ਨੂੰ ਲੋਕਾਂ ਨਾਲ ਜੁੜਨ, ਚੰਗੇ ਸਲੀਕੇ ਨਾਲ ਪੇਸ਼ ਆਉਣ ਹੋਣ ਲਈ ਕਿਹਾ ਗਿਆ ਨਾਲ ਹੀ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਸਮੂਹ ਸਕਲ ਅਫ਼ਸਰ, ਮੁੱਖ ਅਫ਼ਸਰ ਬਾਣਾ ਅਤੇ ਇੰਚਾਰਜ ਕੋਰੀਆਂ ਨੂੰ ਰੋਜ਼ਾਨਾ ਕੈਂਕੜਾ ਵਾਲੇ ਦਿਨ ਆਪਣੇ ਅਧਿਕਾਰੀਆਂ ਵਿੱਚ ਗੱਲਬਾਤ ਕਰ ਰਹਿਣ ਅਤੇ ਸਵੇਰੇ 11 ਵਜੇ ਤੋਂ ਦੁਪਹਿਰ 01 ਵਜੇ ਤੱਕ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਨਿਪਟਾਰਾ ਕਰਨ ਲਈ ਪਾਬੰਦ ਕੀਤਾ ਗਿਆ। ਇਸ ਤੋਂ ਇਲਾਵਾ ਮਾਨਯੋਗ ਕਾਰਜ ਪ੍ਰਣਾਲੀ ਤਿਆਰ ਕੀਤੀ ਜਾਵੇ। ਜਿਸ ਤਹਿਤ ਡਰੱਗ ਹਾਟਸਪਾਟ 'ਤੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਛਾਪੇਮਾਰੀ/ਰੋਡਾ ਕਰਕੇ ਅਚਾਨਕ ਅਪਾਰਟਮੈਂਟਾਂ ਤੋਂ ਅਚਾਨਕ ਚੈਕਿੰਗ ਅਤੇ ਯੋਜਨਾਬੱਧ ਤਰੀਕੇ ਨਾਲ ਉਪਰੋਕਤ ਕੀਤੇ ਜਾਣ ਅਤੇ ਨਸ਼ਾ ਸਮਗਲਰਾਂ ਦੀ ਖਿਲਾਫ਼ ਸਖ਼ਤ ਕਾਰਵਾਈ ਕਰਕੇ ਹੋਏ ਸਰੋਤ ਅਤੇ ਖਪਤਕਾਰਾਂ ਨੂੰ ਵੀ ਜ਼ਾਬਤ ਅਨੁਸਾਰ ਗ੍ਰਿਫ਼ਤਾਰ ਕੀਤਾ ਜਾਵੇ। ਅਧਿਕਾਰੀਆਂ ਨੂੰ ਵੱਡੇ ਸਮਗਲਰਾਂ ਦੀ ਪਹਿਚਾਣ ਕਰਨ ਅਤੇ ਸਪਲਾਈ ਚੈਨ ਤੋੜਨ ਲਈ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਹਨਾਂ ਨੂੰ ਐਨ.ਡੀ.ਪੀ.ਐਸ.ਐਕਟ ਦੀ ਪਾਰਾ 68

# ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵਿੱਟ 'ਤੇ ਆਪ' ਦਾ ਜਵਾਬ

### ਜਾਖੜ ਹਮੇਸ਼ਾ ਪੰਜਾਬ ਵਿਰੋਧੀ ਰੇਲ ਗੱਡੀ 'ਤੇ ਸਵਾਰ ਰਹਿੰਦੇ ਹਨ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 18 ਜੂਨ -ਕੌਮੀ ਪੱਤ੍ਰਕਾ ਬਿਊਰੋ- ਨੇ ਇੱਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ 'ਤੇ ਤਿੱਠਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ ਕਦੇ ਵੀ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪੰਜਾਬ ਵਿਰੋਧੀ ਗਤੀਵਿਧੀਆਂ ਲਈ ਸਵਾਲ ਨਹੀਂ ਕੀਤੇ, ਸਗੋਂ ਪੰਜਾਬ ਨੂੰ ਬਦਨਾਮ ਕਰਨ ਲਈ ਉਹ ਉਨ੍ਹਾਂ ਦੀ ਰੇਲ ਗੱਡੀ ਵਿੱਚ ਸਵਾਰ ਹੀ ਰਹਿੰਦੇ ਹਨ।

ਜਾਖੜ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਨੂੰ ਯਾਦ ਕਰਵਾਇਆ ਕਿ ਗੈਰ-ਕਾਨੂੰਨੀ ਡਰੱਗ ਮਹਾਰਾਸ਼ਟਰ ਅਤੇ ਗੁਜਰਾਤ ਤੋਂ ਪੰਜਾਬ ਪਹੁੰਚਦੀ ਹੈ ਅਤੇ ਦੋਵਾਂ ਰਾਜਾਂ ਵਿੱਚ ਭਾਜਪਾ ਸੱਤਾ ਵਿੱਚ ਹੈ।

ਕੰਗ ਨੇ ਕਿਹਾ ਕਿ ਇਹ ਭਾਜਪਾ ਸਰਕਾਰਾਂ ਦੀ ਨਾਕਾਮੀ ਅਤੇ ਭਾਜਪਾ ਵੱਲੋਂ ਡਰੱਗ ਮਾਰਕੀਟ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ਦਾ ਹੀ ਨਤੀਜਾ ਹੈ



ਕਿ ਐਨੀ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਡਰੱਗ ਭਾਰਤ ਪਹੁੰਚ ਰਹੀ ਹੈ। ਕੰਗ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਬਦਨਾਮ ਕਰਨ ਲਈ ਹਮੇਸ਼ਾ ਕੁਝ ਨਾ ਕੁਝ ਕਰਦੀ ਰਹਿੰਦੀ ਹੈ, ਪਰ ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਆਪਣੇ ਆਪ ਨੂੰ ਪੰਜਾਬ ਦਾ ਪੁੱਤ ਹੋਣ ਦਾ ਦਾਅਵਾ ਕਰਨ ਵਾਲੇ ਸੁਨੀਲ ਜਾਖੜ ਹਮੇਸ਼ਾ ਪੰਜਾਬ ਦੇ ਖਿਲਾਫ਼ ਬਿਆਨਬਾਜ਼ੀ ਕਰਦੇ ਰਹਿੰਦੇ ਹਨ, ਕਦੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਲਈ ਆਵਾਜ਼ ਨਹੀਂ ਉਠਾਉਂਦੇ। ਉਨ੍ਹਾਂ ਕਿਹਾ ਕਿ ਜਾਖੜ ਕੇਂਦਰ, ਮਹਾਰਾਸ਼ਟਰ ਅਤੇ ਗੁਜਰਾਤ ਦੀਆਂ ਆਪਣੀਆਂ ਸਰਕਾਰਾਂ ਨੂੰ ਉੱਥੇ ਵੱਧ ਰਹੇ ਨਸ਼ਿਆਂ ਬਾਰੇ ਕਿਉਂ

ਨਹੀਂ ਪੁੱਛਦੇ? ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸੁਨੀਲ ਜਾਖੜ ਭੁੱਲ ਗਏ ਹਨ ਕਿ ਪੰਜਾਬ ਵਿੱਚ ਡਰੱਗ ਮਾਰਕੀਟ ਦਾ ਪੈਰ ਭਾਜਪਾ-ਆਕਾਲੀ ਦਲ ਦੀ ਸਰਕਾਰ ਨੇ ਹੀ ਜਮਾਏ ਸੀ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿਨ ਤੋਂ ਹੀ ਪੰਜਾਬ ਵਿੱਚੋਂ ਡਰੱਗ ਮਾਰਕੀਟ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਹਨ। ਮਾਨ ਸਰਕਾਰ ਦੇ ਨਸ਼ਾ ਮਾਰਕੀਟ ਵਿਰੋਧੀ ਕੁਝ ਇਹ ਯਕੀਨੀ ਬਣਾਏਗਾ ਕਿ ਪੰਜਾਬ ਵਿੱਚੋਂ ਨਸ਼ੇ ਦਾ ਖ਼ਾਤਮਾ ਹੋਵੇ ਅਤੇ ਸਾਡੇ ਨੌਜਵਾਨਾਂ ਦਾ ਭਵਿੱਖ ਉੱਜੜਣ ਅਤੇ ਸਿਹਤਮੰਦ ਹੋਵੇ।

# ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਕੀਲ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਦੇ ਬੰਧਨ 'ਚ ਬੌਝੇ



ਸ਼ੋਹੀ-ਸਪਾਟਾ ਅਤੇ ਸਮਾਜ ਭਲਾਈ

ਰਾਣਾ ਗੁਰਜੀਤ ਸਿੰਘ, ਡੇਰਾਬੱਸੀ ਦੇ ਵਿਆਹਿਕ ਕੁਲਜੀਤ ਰੰਧਾਵਾ ਸਮੇਤ ਵਿਰੋਧੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਨੇ ਸਿਆਸੀ ਜੋੜੀ ਨੂੰ ਅਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਦੇ ਖੇਤਰ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਅਨਮੋਲ ਗਗਨ ਮਾਨ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਪ੍ਰਸਿੱਧ ਸ਼ਖ਼ਸੀਅਤ ਹਨ। ਜ਼ੋਰਪੂਰ ਦੇ ਵਕੀਲ ਸ਼ਾਹਬਾਜ਼ ਸਿੰਘ ਸੋਹੀ ਨਾਲ ਉਸ ਦਾ ਵਿਆਹ ਪਿਛਲੇ ਕੁਝ ਹਫ਼ਤਿਆਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜੋੜੇ ਦੇ ਵਿਆਹ ਨੂੰ ਪਿਆਰ ਅਤੇ ਏਕਤਾ ਦੇ ਪ੍ਰਤੀਕ ਵਜੋਂ ਦੱਖਿਆ ਗਿਆ ਹੈ, ਵੱਖ-ਵੱਖ ਪਾਰਟੀਆਂ ਦੇ ਨੇੜੇ ਨਵੇਂ ਵਿਆਹ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਸ਼ਾਮਲ ਹੋਏ ਹਨ।

ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜੋੜੇ ਦੇ ਵਿਆਹ ਨੂੰ ਪਿਆਰ ਅਤੇ ਏਕਤਾ ਦੇ ਪ੍ਰਤੀਕ ਵਜੋਂ ਦੱਖਿਆ ਗਿਆ ਹੈ, ਵੱਖ-ਵੱਖ ਪਾਰਟੀਆਂ ਦੇ ਨੇੜੇ ਨਵੇਂ ਵਿਆਹ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਸ਼ਾਮਲ ਹੋਏ ਹਨ।

# ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨਿਰਦੋਸ਼ ਹਿੰਦੂਆਂ ਦੀ ਗੱਤਿਆ ਦੇ ਵਿਰੋਧ ਵਿੱਚ ਅੱਤਵਾਦੀਆਂ ਦੇ ਪੁਲੜੇ ਫੁਕੇ ਗਏ: ਭਵਯ ਭਾਰਦਵਾਜ

ਜ਼ੋਰਪੂਰ, 18 ਜੂਨ -ਕੌਮੀ ਪੱਤ੍ਰਕਾ ਬਿਊਰੋ- ਖੜਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ 34 ਸਾਲਾ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ, ਨਿਵੇਸ਼ ਉੱਤਸ਼ਾਹ, ਪ੍ਰਾਪੁਣਚਾਰੀ ਅਤੇ ਚਿੱਤਰ ਮੰਤਰੀ ਅਨਮੋਲ ਗਗਨ ਮਾਨ ਦਾ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਵਕੀਲ ਸ਼ਾਹਬਾਜ਼ ਸਿੰਘ ਸੋਹੀ ਨਾਲ ਰਵਾਇਤੀ ਸਿੱਖ ਰੀਤੀ-ਰਿਵਾਜਾਂ ਨਾਲ ਸ਼ੁੱਧ ਸੁਰੱਖਿਆ ਪ੍ਰਬੰਧਾਂ ਵਾਲੇ ਵਿਆਹ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਸਿਰਫ਼ ਪਰਿਵਾਰ ਦੇ ਕਰੀਬੀ ਅਤੇ ਦੋਸਤ ਸ਼ਾਮਲ ਹੋਏ ਸਨ।

ਜੋ ਸਥਾਨਕ ਬਲਟਾਣਾ ਪਿੰਡ ਦਾ ਰਹਿਣ ਵਾਲਾ ਹੈ ਅਤੇ ਜ਼ੋਰਪੂਰ ਵਿੱਚ ਗੈਲ ਅਸਟੇਟ ਦਾ ਕੰਮ ਕਰਦਾ ਹੈ। ਸ਼ਾਹਬਾਜ਼ ਦਾ ਪਰਿਵਾਰ ਚੰਡੀਗੜ੍ਹ 'ਚ ਰਹਿੰਦਾ ਹੈ।

ਆਨੰਦ ਕਾਰਜ ਦੌਰਾਨ, ਸ਼ਾਹਬਾਜ਼ ਨੇ ਰਵਾਇਤੀ ਸ਼ੋਰਵਾਨੀ ਅਤੇ ਗੁਲਾਬੀ ਪਗੜੀ ਪਹਿਨੀ ਸੀ, ਜਦੋਂ ਕਿ ਅਨਮੋਲ ਗਗਨ ਮਾਨ ਨੇ ਗੁਲਾਬੀ ਲਹਿੰਗਾ ਪਾਇਆ ਸੀ।

ਇੱਕ ਸ਼ਾਨਦਾਰ ਸਮਾਰੋਹ ਵਿੱਚ ਅਨਮੋਲ ਗਗਨ ਅਤੇ ਸ਼ਾਹਬਾਜ਼ ਸਿੰਘ ਸੋਹੀ ਨਵ ਵਿਆਹਿਤ ਜੋੜੇ ਨੂੰ ਆਪਣੇ ਅਜੀਬੀ ਦੀ ਮੌਜੂਦਗੀ ਵਿੱਚ ਸਿੱਖ ਰਵਾਇਤਾਂ ਅਨੁਸਾਰ ਰਸਮਾਂ ਹੋਇਆ ਅਤੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਤੀਆਂ, ਮੀਤ ਓਹੜਾ, ਬੁਧ ਸ਼ੰਕਰ ਜਿੱਧਾ, ਸ਼ੇਰੀ ਕਲਸੀ ਡਾ. ਬਲਬੀਰ ਸਿੰਘ, ਹਰਪਾਲ ਦੀਮਾ, ਏ.ਐਸ.ਡੀ ਬਲਤੜ ਪੰਨੂ, ਹਰਭਜਨ ਸਿੰਘ ਇਟਿਓ, ਲਾਲਜੀਤ ਸਿੰਘ ਭੁੱਲਰ,



ਪਟਿਆਲਾ, 18 ਜੂਨ -ਕੌਮੀ ਪੱਤ੍ਰਕਾ ਬਿਊਰੋ- ਬਜਰੰਗ ਦਲ ਹਿੰਦ ਦੇ ਕੌਮੀ ਪ੍ਰਧਾਨ ਭਵਿੰਦਰ ਭਾਰਦਵਾਜ ਨੇ ਪੰਜਾਬ ਵਿੱਚ ਜੇਮੂ-ਕਸ਼ਮੀਰ ਵਿੱਚ ਸ੍ਰੀ ਵੈਸ਼ਨੋ ਦੇਵੀ ਜਾਂ ਹੋਰ ਧਾਰਮਿਕ ਸ਼ਰਧਾਂਗੀਆਂ ਦੀ ਸ਼ੱਸ ਉੱਤੇ ਹੋਏ ਹਮਲੇ ਦੇ ਵਿਰੋਧ ਵਿੱਚ ਬਜਰੰਗ ਦਲ ਹਿੰਦ ਨੇ ਅੱਤਵਾਦੀ ਸੰਗਠਨ ਲਬਕਰ-ਏ-ਤੋਇਬਾ

ਸਰਗਨਾ ਹਾਫਿਜ਼ ਸਈਅਦ ਅਤੇ ਖਾਲਿਸਤਾਨੀ ਗੁਰੂਵੰਤ ਸਿੰਘ ਪੰਨੂ ਦਾ ਪੁਤਲਾ ਸਾੜ ਕੇ ਪ੍ਰਗਟਾਇਆ ਰੋਸ, ਨਿਰਦੋਸ਼ ਹਿੰਦੂਆਂ 'ਤੇ ਹਮਲਾ ਮੁੜ ਦਿੱਤਾ ਜਾਵੇ ਤਾਂ ਸੰਕੇਤ 'ਤੇ ਕਿ ਅੱਤਵਾਦ ਮੁੜ ਤੋਂ ਝੰਡਾ ਬੁਲੰਦ ਕਰਨ ਲਈ ਕੰਮ ਕਰ ਰਿਹਾ ਹੈ, ਬਜਰੰਗ ਦਲ ਹਿੰਦ ਭਾਰਤ ਸਰਕਾਰ ਨੂੰ ਮੱਕ ਕਰਦਾ ਹੈ ਜਾਂਕਿ ਹਮਲਾ ਕਰਨ ਵਾਲੇ ਅੱਤਵਾਦੀਆਂ ਦੀ ਪਹਿਚਾਣ ਕਰੇ ਹਨ। ਦਾ ਸਫ਼ਾਯਾ

50-50 ਲੱਖ ਰੁਪਏ ਦਿੱਤੇ ਜਾਣ ਅਤੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਉਹ ਇਸ ਦੁੱਖ ਦੀ ਘੜੀ ਵਿੱਚ ਹਿੰਮਤ ਨਹੀਂ ਸਕਣ। ਨਾਲ ਹੀ ਜ਼ਖਮੀਆਂ ਨੂੰ 10-10 ਲੱਖ ਰੁਪਏ ਦੇਣ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਬਜਰੰਗ ਦਲ ਹਿੰਦ (ਜੂਨ ਅਖਾੜਾ) ਦੇ ਧਰਮਾਧੀ ਸ਼ੋਕਰਾਨੰਦ ਗਿਰੀ, ਬਜਰੰਗ ਦਲ ਹਿੰਦ ਦੇ ਧਰਮ ਪ੍ਰਚਾਰਕ ਸੰਦੀਪ ਸ਼ਰਮਾ, ਬਜਰੰਗ ਦਲ ਹਿੰਦ ਰਾਸ਼ਟਰੀ ਕੋਰ ਕਮੇਟੀ ਮੈਂਬਰ ਸ਼ੋਕਰ ਭਾਰਦਵਾਜ, ਪੰਜਾਬ ਪ੍ਰਧਾਨ ਬਜਰੰਗ ਦਲ ਹਿੰਦ, ਵਿਸ਼ਾਲ ਸ਼ਰਮਾ ਓਪ ਪ੍ਰਧਾਨ ਬਜ



### ਗਰਮੀ ਦੇ ਕਹਿਰ ਤੋਂ ਬੱਚਿਆਂ ਨੂੰ ਰਾਹਤ, ਇਕ ਹਫ਼ਤੇ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ

**ਦਿੱਲੀ**  
ਰਾਏਪੁਰ 18 ਜੂਨ। ਉੱਤਰ ਭਾਰਤ ਵਿਚ ਇਸ ਸਮੇਂ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਇਸ ਕਰਕੇ ਪੈ ਰਹੀ ਹੈ ਕਿ ਲੋਕਾਂ ਦਾ ਘਰਾਂ ਵਿੱਚੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਦੇਸ਼ ਦੇ ਜ਼ਿਆਦਾਤਰ

ਸੂਬੇ 'ਚ ਭਿਆਨਕ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ 'ਤੇ ਪੈਣ ਵਾਲੇ ਪ੍ਰਭਾਵ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਨੇ ਗਰਮੀ ਦੀਆਂ ਛੁੱਟੀਆਂ 25 ਜੂਨ ਤੱਕ ਵਧਾ ਦਿੱਤੀਆਂ ਹਨ। ਆਦੇਸ਼ ਮੁਤਾਬਕ ਸਕੂਲ 26 ਜੂਨ ਤੋਂ ਖੁੱਲ੍ਹਣਗੇ। ਗਰਮੀ ਦੇ ਕਹਿਰ ਨੂੰ ਵੇਖਦੇ ਹੋਏ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਨੇ ਸ਼ੋਸ਼ਣ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਭਿਆਨਕ ਗਰਮੀ ਵਿਚ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਖੁੱਲ੍ਹਣ ਦੀ ਤਾਰੀਖ ਨੂੰ 18 ਜੂਨ ਤੋਂ ਇਕ ਹਫ਼ਤੇ ਲਈ ਅੱਗੇ ਭੇਜਿਆ ਗਿਆ ਹੈ। ਇਹ ਫ਼ੈਸਲਾ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਸਮੀਖਿਆ ਬੈਠਕ 'ਚ ਚੁੱਪ ਨੇ ਆਦੇਸ਼ ਮੁਤਾਬਕ ਸਕੂਲਾਂ ਨੂੰ ਅੱਗੇ ਭੇਜਿਆ ਗਿਆ ਹੈ ਕਿ ਅਗਲੇ 4 ਦਿਨਾਂ ਤੱਕ ਸੂਬੇ ਦੀਆਂ ਕੁਝ ਥਾਵਾਂ 'ਤੇ ਗਰਜ਼ ਨਾਲ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਦੌਰਾਨ ਸੂਬੇ ਦੇ ਕੁਝ ਹੋਰ ਹਿੱਸਿਆਂ ਵਿਚ ਦੱਖਣੀ-ਪੱਛਮੀ ਮਾਨਸੂਨ ਦੇ ਅੱਗੇ ਵੱਧਣ ਲਈ ਹਾਲਾਤ ਅਨੁਕੂਲ ਹਨ। ਔਤਵਾਰ ਨੂੰ ਰਾਏਪੁਰ ਵਿਚ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਿਲਾਸਪੁਰ ਵਿਚ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸੂਬਿਆਂ 'ਚ ਸਕੂਲਾਂ 'ਚ ਬੱਚਿਆਂ ਨੂੰ ਛੁੱਟੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉੱਥੇ ਹੀ ਛੱਤੀਸਗੜ੍ਹ ਸਰਕਾਰ ਨੇ ਭਿਆਨਕ ਗਰਮੀ ਦੇ ਮੱਦੇਨਜ਼ਰ ਸੂਬੇ ਵਿਚ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ 25 ਜੂਨ ਤੱਕ ਵਧਾ ਦਿੱਤੀਆਂ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸਬੰਧ ਵਿਚ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੇ ਔਤਵਾਰ ਦੇਰ ਸਮੇਂ ਆਦੇਸ਼ ਜਾਰੀ ਕੀਤਾ। ਆਦੇਸ਼ ਮੁਤਾਬਕ ਸੂਬਾ ਸਰਕਾਰ 18 ਜੂਨ ਤੋਂ ਸਕੂਲਾਂ ਦੀਆਂ ਛੁੱਟੀਆਂ ਇਕ ਹਫ਼ਤੇ ਲਈ ਵਧਾ ਦਿੱਤੀਆਂ ਹਨ। ਮੌਜੂਦਾ ਸਮੇਂ ਵਿਚ

**“ਹੈਲੋ, ਮੈਂ ਤੇਰਾ ਦੋਸਤ ਬੋਲ ਰਿਹਾ ਹਾਂ...” ਨਗ ਨੇ ਅਜਿਹੇ ਤਰੀਕੇ ਨਾਲ ਮਾਰੀ ਨਗੀ ਕਿ ਤੁਸੀਂ ਵੀ ਰਹਿ ਜਾਓਗੇ ਹੈਰਾਨ**

ਜਲੰਧਰ 18 ਜੂਨ। ਵੈਸਟਬੈਂਚ 'ਤੇ ਵੈਸਟਰਨ ਮਨੀ ਦੀ ਫਰਜ਼ੀ ਰਸੀਦ ਭੇਜ ਕੇ ਇਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੰਬਰ 2 ਦੀ ਪੁਲਸ ਨੇ 2 ਲੋਕਾਂ ਖਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਕਿਸ਼ਨ ਕੁਮਾਰ ਮਲਹੋਤਰਾ ਵਾਸੀ ਗੁਪਤਾ ਕਾਲੋਨੀ ਜਲੰਧਰ ਨੇ ਦੱਸਿਆ ਕਿ ਉਸਨੂੰ ਵੈਸਟਬੈਂਚ 'ਤੇ ਇਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਅਤੇ ਕਿਹਾ ਕਿ ਉਹ ਆਸਟ੍ਰੇਲੀਆ ਤੋਂ ਉਸ ਦਾ ਪੁਰਾਣਾ ਦੋਸਤ ਬੋਲ ਰਿਹਾ ਹੈ। ਉਸ ਨੇ ਸਮਝਿਆ ਕਿ ਸ਼ਬਦੀ ਫੋਨ ਕਰ ਰਿਹਾ ਹੈ। ਉਸ ਨੇ ਕਿਹਾ ਕਿ ਵੈਸਟਰਨ ਮਨੀ 'ਚ ਲੱਖਾਂ ਰੁਪਏ ਭੇਜੇ ਗਏ ਹਨ, ਜਿਸ ਦੀ ਰਸੀਦ ਤੁਹਾਡੇ ਨੰਬਰ 'ਤੇ ਭੇਜ ਦਿੱਤੀ ਗਈ ਹੈ। ਉਸ ਨੇ ਕਿਹਾ ਕਿ ਡਾਕਟਰ ਨੇ ਆਪਣੇ ਦੋਸਤ ਦਾ ਆਪ੍ਰੋਸ਼ਨ ਕੀਤਾ ਹੈ, ਜਿਸ ਨੂੰ 3 ਲੱਖ ਰੁਪਏ ਦੇਣੇ ਹੋਣਗੇ। ਉਸ ਨੇ ਦੁਬਾਰਾ ਫੋਨ ਕੀਤਾ ਅਤੇ ਕਿਹਾ ਕਿ ਮੈਂ ਤੁਹਾਡਾ ਨੰਬਰ ਉਸ ਲੜਕੇ ਨੂੰ ਦੇ ਦਿੱਤਾ ਹੈ। ਉਹ ਆਪਣਾ ਅਕਾਊਂਟ ਦੇ ਦੇਵੇਗਾ ਅਤੇ 3 ਲੱਖ ਰੁਪਏ ਉਸ ਦੇ ਅਕਾਊਂਟ ਵਿਚ ਟਰਾਂਸਫਰ ਕਰ ਦੇਣਾ ਅਤੇ ਇਹ ਕਹਿ ਕੇ ਉਸਨੇ

**ਫੋਨ ਕੱਟ ਦਿੱਤਾ। ਜਦੋਂ ਉਸ ਨੇ ਰਸੀਦ ਦੇਖੀ ਤਾਂ ਉਹ ਲੱਖਾਂ ਰੁਪਏ ਨਾਲ ਭਰੀ ਹੋਈ ਸੀ। ਇਸ ਦੌਰਾਨ ਰਾਜੂ ਨੇ ਇਕ ਨੌਜਵਾਨ ਦਾ ਫੋਨ ਆਪਣਾ ਲਿਆ, ਜੋ ਉਸ ਨੂੰ ਵਿਦੇਸ਼ ਵਿਚ ਰਹਿਣ ਵਾਲੇ ਆਪਣੇ ਦੋਸਤ ਬਾਰੇ ਦੱਸਦਾ ਹੈ ਅਤੇ ਕਹਿੰਦਾ ਹੈ ਕਿ ਉਸਨੇ ਤੁਹਾਡਾ ਨੰਬਰ ਦਿੱਤਾ ਹੈ ਅਤੇ ਉਹ ਤੁਹਾਨੂੰ ਆਪਣਾ ਬੈਂਕ ਖਾਤਾ ਭੇਜ ਰਿਹਾ ਹੈ, ਜਿਸ ਵਿਚ ਰਸਪਤਾਲ ਲਈ 3 ਲੱਖ ਰੁਪਏ ਜਮ੍ਹਾਂ ਕਰਵਾਉਣੇ ਹਨ। ਆਪ੍ਰੋਸ਼ਨ ਦਾ ਨਾਂ ਸੁਣ ਕੇ ਮੈਂ ਤੁਰੰਤ ਉਸਦੇ ਖਾਤੇ 'ਚ 3 ਲੱਖ ਰੁਪਏ ਟਰਾਂਸਫਰ ਕਰ ਦਿੱਤੇ, ਜਿਸ ਦੀ ਰਸੀਦ ਵੀ ਉਸ ਕੋਲ ਹੈ। ਇਸ ਦੌਰਾਨ ਜਦੋਂ ਬੈਂਕ ਨੂੰ ਫੋਨ ਕਰ ਕੇ ਉਸ ਨੂੰ ਰਸੀਦ ਦੇ ਕੇ ਪੈਸੇ ਕਢਵਾਉਣ ਲਈ ਭੇਜਿਆ ਤਾਂ ਦੱਸਿਆ ਕਿ ਇਹ ਫਰਜ਼ੀ ਰਸੀਦ ਹੈ। ਤੁਹਾਡੇ ਨਾਲ ਧੋਖਾ ਹੋਇਆ ਹੈ। ਉਸ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ, ਜਿਥੋਂ ਪਤਾ ਲੱਗਾ ਕਿ ਉਕਤ ਦੋਸਤ ਨੰਬਰ ਫਰਜ਼ੀ ਹਨ। ਇਕ ਨੰਬਰ ਇਕੋ ਨੰਬਰ ਵਾਲੇ ਪ੍ਰਦੀਪ ਸਾਹੂ ਦਾ ਹੈ। ਗੁਪਤਾ ਕਾਲੋਨੀ, ਆਨੰਦ ਨਗਰ, ਭੋਪਾਲ, ਬਿਹਾਰ, ਜਿ ਸਦੇ ਖਾਤੇ ਵਿਚ 3 ਲੱਖ ਰੁਪਏ ਜਮ੍ਹਾਂ ਹੋਏ ਹਨ। ਪੁਲਸ ਨੇ ਖਾਤਾਧਾਰਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਿਸ ਨੰਬਰ ਤੋਂ ਫੋਨ ਆਇਆ ਸੀ, ਉਹ ਨੰਬਰ ਵੀ ਟਰੇਸ ਕਰ ਕੇ ਉਸ ਵਿਅਕਤੀ ਨੂੰ ਵੀ ਪਰਚੇ ਵਿਚ ਨਾਮਜ਼ਦ ਕਰ ਲਿਆ ਗਿਆ ਹੈ।**

**ਅਸਮ 'ਚ ਹੜ੍ਹ ਦੀ ਸਥਿਤੀ ਵਿਗੜੀ**

ਗੁਆਟੀ 18 ਜੂਨ। ਅਸਮ 'ਚ ਹੜ੍ਹ ਦੀ ਸਥਿਤੀ ਸੋਮਵਾਰ ਨੂੰ ਖਰਾਬ ਹੋ ਗਈ ਅਤੇ ਸੂਬੇ ਦੇ ਅੰਨ ਜਮ੍ਹਾਂ 'ਚ ਹੜ੍ਹ ਨਾਲ 1.05 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ। ਇਹ ਜਾਣਕਾਰੀ ਇੱਕ ਅਧਿਕਾਰਤ ਬੁਲੇਟਿਨ ਵਿੱਚ ਦਿੱਤੀ ਗਈ ਹੈ। ਅਸਮ ਰਾਜ ਆਂਡਰ ਪ੍ਰਬੰਧਨ ਅਥਾਰਟੀ (ਐਐਸਡੀਐਮਏ) ਦੀ ਰੋਜ਼ਾਨਾ ਹੜ੍ਹ ਰਿਪੋਰਟ ਦੇ ਅਨੁਸਾਰ, ਬਰਸਾ, ਬਰਾਪੇਟਾ, ਦਰਗੜ੍ਹ, ਧੋਮਾਜੀ, ਗੋਲਪਾੜਾ, ਕਰੀਮਗੰਜ, ਨਗਾਓਂ ਅਤੇ ਨਲਬਾੜੀ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ 1,05,700 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਇਸ ਵਿਚ ਕਿਹਾ ਗਿਆ ਹੈ ਕਿ ਕਰੀਮਗੰਜ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਜਿੱਥੇ ਹੜ੍ਹ ਨਾਲ 95,300 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਇਸ ਤੋਂ ਬਾਅਦ ਨਗਾਓਂ ਵਿੱਚ ਕਰੀਬ 5,000 ਲੋਕ ਪ੍ਰਭਾਵਿਤ ਹੋਏ ਹਨ ਅਤੇ ਧੋਮਾਜੀ ਵਿੱਚ 3,600 ਤੋਂ ਵੱਧ ਲੋਕ ਹੜ੍ਹ ਦੇ ਪਾਣੀ ਵਿੱਚ ਫਸੇ ਹੋਏ ਹਨ। ਐਐਸਡੀਐਮਏ ਨੇ ਕਿਹਾ ਕਿ ਇਸ ਵੇਲੇ 309 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ ਅਤੇ ਰਾਜ ਭਰ ਵਿੱਚ 1,005.7 ਹੈਕਟੇਅਰ ਖੇਤਰ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।

### ਪੰਜਾਬ ਪੁਲਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

**ਕਿਸ਼ਨ ਪਾਲ**  
ਚੰਡੀਗੜ੍ਹ/ਫਤਹਿਗੜ੍ਹ ਸਾਹਿਬ 18 ਜੂਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ 'ਤੇ ਨਿਕਲ ਕਾਮੀ ਜਾ ਰਹੀ ਹੈ, ਉੱਥੇ ਹੀ ਪੰਜਾਬ ਪੁਲਸ ਵੱਲੋਂ ਇਸ ਗੰਭੀਰ ਸਮੱਸਿਆ ਖਿਲਾਫ ਲੜਾਈ ਦੌਰਾਨ ਆਮ ਲੋਕਾਂ 'ਚ ਸੁਚੇਤਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਸ਼ਿਆਂ ਖਿਲਾਫ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪੁਲਸ ਕਮਿਸ਼ਨਰ ਅਤੇ ਸੀਨੀਅਰ ਪੁਲਸ ਕਪਤਾਨ (ਸੀਪੀਐਸ/ਐਐਸਪੀਐਸ) ਆਪੋ-ਆਪਣੇ ਜ਼ਿਲ੍ਹਿਆਂ 'ਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਨਗੇ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼), ਕਲੱਬਾਂ ਆਦਿ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਕੇ ਇਸ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਬਾਸਕਟਬਾਲ ਟੂਰਨਾਮੈਂਟ, ਕਬੱਡੀ, ਕ੍ਰਿਕਟ ਮੈਚ, ਵਾਲੀਬਾਲ, ਡਾਂਸ, ਸਾਈਕਲਿੰਗ,

ਜਾਗਰੂਕਤਾ ਕੈਂਪ, ਨਾਟਕ, ਨੁੱਕੜ ਨਾਟਕ, ਮੈਗਾਥਨ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸਮੇਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਫਤਹਿਗੜ੍ਹ ਸਾਹਿਬ ਦੇ ਕਾਰ ਦਿੰਦਿਆਂ ਫਤਹਿਗੜ੍ਹ ਸਾਹਿਬ ਦੇ ਸੀਨੀਅਰ ਕਪਤਾਨ ਪੁਲਿਸ (ਐੱਸ. ਐੱਸ. ਪੀ.) ਡਾ. ਰਵਜੇਤ ਕੌਰ ਗਰਵਾਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ, ਖਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਰਾਹੀਂ ਜੋੜ ਕੇ ਉਨ੍ਹਾਂ ਦੇ ਜੀਵਨ ਅਨੁਸਾਰੀ ਅਤੇ ਸਿਹਤਮੰਦ ਜੀਵਨ, ਟੀਮ ਵਰਕ 'ਤੇ ਜੋਰ ਦਿੱਤਾ ਗਿਆ। ਇਸ ਈਵੈਂਟ 'ਚ ਸੁਚੱਜੀ ਸਮਾਂ-ਸਾਰਣੀ ਰਾਹੀਂ 17 ਟੀਮਾਂ ਵੱਲੋਂ ਕੁੱਲ 16 ਮੈਚ ਖੇਡੇ ਗਏ ਜਿਸ ਵਿੱਚ ਅੰਡਰ-14 ਲੜਕਿਆਂ ਦੀਆਂ ਚਾਰ ਟੀਮਾਂ, ਅੰਡਰ-17 ਲੜਕਿਆਂ ਦੀਆਂ ਪੰਜ ਟੀਮਾਂ, ਅੰਡਰ-17 ਲੜਕੀਆਂ ਦੀਆਂ ਚਾਰ ਟੀਮਾਂ ਅਤੇ ਸੀਨੀਅਰ ਪੁਲਸ ਵਰਗ ਦੀਆਂ ਚਾਰ ਟੀਮਾਂ ਸ਼ਾਮਲ ਸਨ। ਡਾ. ਰਵਜੇਤ ਨੇ ਕਿਹਾ ਕਿ ਫਤਿਹ ਕੰਪ ਨੇ ਨਾ ਸਿਰਫ ਮੁਕਾਬਲੇ ਦੇ ਪਲੇਟਫਾਰਮ ਵਜੋਂ ਕੰਮ ਕੀਤਾ ਹੈ, ਸਗੋਂ ਇਹ ਨਸ਼ਿਆਂ ਦੇ ਖਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਵੀ ਅਹਿਮ ਸਾਥ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਫਤਹਿਗੜ੍ਹ ਸਾਹਿਬ ਪੁਲਿਸ ਨੇ ਆਪਣੇ ਭਾਈਚਾਰੇ ਦੀ ਭਲਾਈ ਪ੍ਰਤੀ ਆਪਣੇ ਸਮਰਪਣ ਨੂੰ ਹੋਰ ਮਜ਼ਬੂਤ ਕੀਤਾ ਹੈ।

### ਪ੍ਰਵਾਸੀ ਮਜ਼ਦੂਰ ਨੇ ਕੀਤਾ ਪੰਜਾਬੀ ਵਿਅਕਤੀ ਦਾ ਕਤਲ

ਨਵਾਸ਼ਾ 18 ਜੂਨ। ਪਿੰਡ ਰਾਏਪੁਰ ਅਰਾਈਆਂ ਮੰਡ ਵਿਖੇ ਇਕ ਪ੍ਰਵਾਸੀ ਮਜ਼ਦੂਰ ਤੇ ਪੰਜਾਬੀ ਮਜ਼ਦੂਰ ਵਿਚਾਲੇ ਸ਼ਰਾਬੀ ਹਾਲਤ 'ਚ ਬਹਿਸ ਹੋ ਗਈ, ਜਿਸ ਦੌਰਾਨ ਪ੍ਰਵਾਸੀ ਨੇ ਪੰਜਾਬੀ ਮਜ਼ਦੂਰ ਨੂੰ ਸਿਰ 'ਚ ਲੋਹੇ ਦੀ ਰਾਡ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਿਤਕ ਦੀ ਪਛਾਣ ਮੰਗਤ ਰਾਮ ਸਿੰਘ ਮੋਗੀ ਪੁੱਤਰ ਬਾਦਾ ਵਾਸੀ ਰਾਏਪੁਰ ਅਰਾਈਆਂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰਾਤ ਬਾਣਾ ਮੁਖੀ ਚਿੱਲਵਾਂ ਸੁਬਬੀਰ ਸਿੰਘ ਪੁਲਸ ਪਾਰਟੀ ਸਣੇ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ 'ਚ ਲਿਆ। ਉਧਰ, ਮਾਮਲੇ ਦੀ ਜਾਂਚ ਕਰ ਰਹੇ ਡ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪ੍ਰਵਾਸੀ ਮਜ਼ਦੂਰ ਸੁਸ਼ੀਲ ਕੁਮਾਰ ਵਾਸੀ ਗਾਮੇਲ ਜ਼ਿਲ੍ਹਾ ਮਾਧੋਪੁਰ (ਬਿਹਾਰ) ਖਿਲਾਫ ਮਾਮਲਾ ਦਰਜ ਕਰ ਲਿਆ ਹੈ।

### ਪੰਜਾਬ ਦੀਆਂ ਖਾਲੀ ਹੋਈਆਂ 4 ਸੀਟਾਂ 'ਤੇ ਅਗਲੇ 2 ਮਹੀਨਿਆਂ 'ਚ ਹੋਣਗੀਆਂ ਜਿਮਨੀ ਚੋਣਾਂ

**ਦਿੱਲੀ**  
ਜਲੰਧਰ 18 ਜੂਨ। ਕੇਂਦਰੀ ਚੋਣ ਕਮਿਸ਼ਨ ਪੰਜਾਬ 'ਚ ਖਾਲੀ ਹੋਈਆਂ 4 ਹੋਰ ਵਿਧਾਨ ਸਭਾ ਸੀਟਾਂ 'ਤੇ ਜਿਮਨੀ ਚੋਣਾਂ ਅਗਲੇ 2 ਮਹੀਨਿਆਂ 'ਚ ਕਰਵਾ ਸਕਦਾ ਹੈ। ਜਲੰਧਰ ਵੈਸਟ ਵਿਧਾਨ ਸਭਾ ਸੀਟ ਦੀ ਜਿਮਨੀ ਚੋਣ ਤਾਂ 10 ਜੁਲਾਈ ਨੂੰ ਹੋਣਗੀ ਜਿਸ ਵਿਚ ਕਮਿਸ਼ਨ ਕਰਵਾਉਣ ਜਾ ਰਿਹਾ ਹੈ। ਇਹ ਸੀਟ ਸ਼ੀਲਡ ਅੰਗਰਾਲ ਵੱਲੋਂ ਵਿਧਾਇਕ ਅਹੁਦੇ ਤੇ ਦਿੱਤੇ ਗਏ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਪੰਜਾਬ 'ਚ ਚੁਣੇ ਹੋਏ ਸੰਸਦ ਮੈਂਬਰਾਂ ਨੇ ਵੀ ਹੁਣ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤੇ ਹਨ ਅਤੇ ਵਿਧਾਨ ਸਭਾ ਸਪੀਕਰ ਵੱਲੋਂ ਇਸ ਸਬੰਧ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤੇ ਹਨ ਅਤੇ ਵਿਧਾਨ ਸਭਾ ਸਪੀਕਰ ਵੱਲੋਂ ਇਸ ਸਬੰਧ ਵਿਧਾਨ ਸਭਾ ਸੀਟਾਂ 'ਤੇ ਖਾਲੀ ਐਲਾਨਣ ਦਾ ਨੋਟੀਫਿਕੇਸ਼ਨ ਜਲਦੀ ਜਾਰੀ ਕੀਤਾ ਜਾਵੇਗਾ। ਉਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਵੱਲੋਂ ਕੇਂਦਰੀ ਚੋਣ ਕਮਿਸ਼ਨ ਨੂੰ ਇਸ ਦੀ ਸੂਚਨਾ ਵੀ ਦਿੱਤੀ ਜਾਵੇਗੀ। ਪੰਜਾਬ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੋਅਰ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤੇ ਹਨ। ਇਸ ਕਾਰਨ ਬਰਨਾਲਾ ਵਿਧਾਨ ਸਭਾ ਸੀਟ ਵੀ ਖਾਲੀ ਹੋਣ ਜਾ ਰਹੀ ਹੈ। ਇਸੇ ਤਰ੍ਹਾਂ ਲੁਧਿਆਣਾ ਤੋਂ ਚੁਣੇ ਗਏ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਆਪਣਾ

### ਬੰਦੀ ਸਿੰਘਾਂ ਦੀ ਰਿਹਾਈ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਅੰਮ੍ਰਿਤਪਾਲ ਬਾਰੇ ਵੀ ਆਖੀ ਵੱਡੀ ਗੱਲ

ਲੁਧਿਆਣਾ 18 ਜੂਨ। ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਅੱਜ ਪਹਿਲੀ ਵਾਰ ਰਵਨੀਤ ਸਿੰਘ ਬਿੱਟੂ ਲੁਧਿਆਣਾ ਪੁੱਜੇ, ਜਿੱਥੇ ਸਰਕਾਰ ਹਾਊਸ 'ਚ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਚ ਕਾਨੂੰਨੀ ਪ੍ਰਕਿਰਿਆ ਨੂੰ ਲੈ ਕੇ ਹੁਣ ਉਹ ਕੋਈ ਵਿਰੋਧ ਨਹੀਂ ਕਰਨਾ ਚਾਹੁੰਦੇ ਕਿਉਂਕਿ ਪੰਜਾਬ ਦੇ ਮਸਲੇ ਹੱਲ ਕਰਨ ਦੇ ਮਕਸਦ ਨਾਲ ਹੀ ਉਹ ਪੰਜਾਬ ਹੋਏ ਸਨ। ਪਾਰਟੀ ਨੇ ਉਨ੍ਹਾਂ ਨੂੰ ਵੱਡਾ ਅਹੁਦਾ ਦਿੱਤਾ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਪੰਜਾਬ ਅਤੇ ਕੇਂਦਰ ਵਿਚਕਾਰ ਦੂਰੀਆਂ ਪੈਦਾ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਮਸਲਿਆਂ ਨੂੰ ਇਕ-ਇਕ ਕਰਕੇ ਕੱਢ ਕੇ ਹੱਲ ਕਰਵਾਇਆ ਜਾਵੇਗਾ। ਜੇਕਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਕਰਦੀ ਹੈ ਤਾਂ ਉਹ ਕੋਈ ਵਿਰੋਧ ਨਹੀਂ ਕਰਨਗੇ। ਬਿੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਰਿਹਾਈ ਦੇ ਮਾਮਲੇ 'ਚ ਉਨ੍ਹਾਂ ਦੇ ਪਰਿਵਾਰ ਵਾਲੇ ਲਗਾਤਾਰ ਸਰਕਾਰ ਨੂੰ ਗੁਜ਼ਾਰਿਸ਼ ਕਰ ਰਹੇ ਹਨ। ਅਜਿਹੇ 'ਚ ਮੈਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਮਿਲਣਾ ਚਾਹੁੰਦਾ ਹਾਂ ਅਤੇ ਇਹ ਜਾਨਣਾ ਚਾਹੁੰਦਾ ਹਾਂ ਕਿ ਕੀ ਅੰਮ੍ਰਿਤਪਾਲ ਪੁੱਦ 'ਚ ਸੁਧਾਰ ਕਰਨਾ ਚਾਹੁੰਦਾ ਹੈ। ਅੰਮ੍ਰਿਤਪਾਲ 'ਤੇ ਐੱਨ. ਐੱਸ. ਏ. ਸੂਬੇ ਦੀ ਸਰਕਾਰ ਵੱਲੋਂ ਲਾਇਆ ਗਿਆ ਹੈ। ਸੂਬਾ ਸਰਕਾਰ ਨੇ ਉਸ ਦੀ ਕੋਠ ਨੂੰ ਵਧਾਉਣ ਦੀ ਮੰਗ ਕੀਤੀ ਹੈ। ਇਕ ਸਕਦਾਲ ਦੇ ਜਵਾਬ 'ਚ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਵਿਭਾਗਾਂ ਦੇ ਕੰਮਕਾਜ ਚਲਾਉਣ ਦੇ ਨਾਲ-ਨਾਲ ਪੰਜਾਬ 'ਚ ਪਾਰਟੀ ਦਾ ਵਿਸਥਾਰ ਕਰਨ ਲਈ ਵੀ ਉਹ ਜੀ-ਓ-ਤੱਤ ਮਿਹਨਤ ਕਰਨਗੇ। ਬਿੱਟੂ ਨੇ ਤੇਜ਼ ਕੰਬੋ ਦਿੱਤਾ ਕਿ ਆਮ ਆਦਮੀ ਪਾਰਟੀ ਦਾ ਉਮੀਦਵਾਰ ਲੁਧਿਆਣਾ 'ਚ ਆਪਣਾ ਬੁਝ ਵੀ ਹਾਰ ਗਿਆ, ਜਿਸ ਨਾਲ ਆਮ ਆਦਮੀ ਪਾਰਟੀ ਦੀ ਹਾਲਤ ਦਾ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੀਆਂ ਗੈਰ-ਜਰੂਰੀ ਗੱਲਾਂ ਦਾ ਜਵਾਬ ਦੇਣਾ ਜਰੂਰੀ ਨਹੀਂ ਸਮਝਦੇ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਲੁਧਿਆਣਾ ਰੇਲਵੇ ਸਟੇਸ਼ਨ ਦਾ ਕਰੋਡੇ ਰੁਪਏ ਦਾ ਪ੍ਰਾਜੈਕਟ ਚੱਲ ਰਿਹਾ ਹੈ, ਜਿਸ ਨੂੰ ਵਧੀਆ ਅਤੇ ਆਧੁਨਿਕ ਸੇਵਾਵਾਂ ਦੇ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰਲਡ ਕਲਾਸ ਤਰੀਕੇ ਨਾਲ ਲੁਧਿਆਣਾ ਰੇਲਵੇ ਸਟੇਸ਼ਨ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਅਸਤੀਫਾ ਸੌਂਪ ਚੁੱਕੇ ਹਨ ਅਤੇ ਉਨ੍ਹਾਂ ਦੀ ਗਿੱਦੜਬਾਗ ਸੀਟ ਵੀ ਖਾਲੀ ਹੋਣ ਜਾ ਰਹੀ ਹੈ। ਚੋਣ ਅਧਿਕਾਰੀਆਂ ਦਾ ਮੰਨਣਾ ਹੈ ਕਿ ਪੰਜਾਬ ਦੀਆਂ ਉਰੋਕਰ 4 ਸੀਟਾਂ ਦਾ ਮੰਨਣਾ ਹੈ ਕਿ ਪੰਜਾਬ ਦੀਆਂ ਉਰੋਕਰ 4 ਸੀਟਾਂ ਦੀਆਂ ਉਪ-ਚੋਣਾਂ ਚੋਣ ਕਮਿਸ਼ਨ ਵੱਲੋਂ ਉਸ ਸਮੇਂ ਕਰਵਾਈਆਂ ਜਾਣਗੀਆਂ ਜਦੋਂ ਦੇਸ਼ ਦੇ ਹੋਰਨਾਂ ਸੂਬਿਆਂ 'ਚ ਵੀ ਕੁਝ ਸੀਟਾਂ ਦੀਆਂ ਸੰਸਦੀ ਜਾਂ ਵਿਧਾਨ ਸਭਾ ਉਪ-ਚੋਣਾਂ ਤਸਵੀਰਬੱਧ ਹੋਣਗੀਆਂ। ਆਮ ਤੌਰ 'ਤੇ ਚੋਣ ਕਮਿਸ਼ਨ ਵੱਲੋਂ ਅਜਿਹੇ ਹੀ ਕੁਝ ਸੀਟਾਂ ਨੂੰ ਚੋਣ ਦਿੱਤਾ ਜਾਂਦਾ ਹੈ। ਚੋਣ ਕਮਿਸ਼ਨ ਜਦੋਂ ਵੀ ਜਿਮਨੀ ਚੋਣਾਂ ਦਾ ਐਲਾਨ ਕਰੇਗਾ ਤਾਂ ਸਬੰਧਤ ਜਿਲ੍ਹਿਆਂ 'ਚ ਮੁੜ ਆਦਰਸ਼ ਚੋਣ ਜਾਬਤਾ ਲਾਗੂ ਹੋ ਜਾਵੇਗਾ। ਆਦਰਸ਼ ਚੋਣ ਜਾਬਤਾ ਲਾਗੂ ਹੋਣੇ ਸਾਰ ਹੀ ਇਕ ਵਾਰ ਫਿਰ ਤੋਂ ਜਿਲ੍ਹੇ ਸਬੰਧਤ ਜਿਲ੍ਹਿਆਂ 'ਚ ਵੀ ਚੋਣ ਸਰਗਰਮੀਆਂ ਸ਼ੁਰੂ ਹੋ ਜਾਣਗੀਆਂ ਪਰ ਅਜੇ ਇਸ 'ਚ ਕੁਝ ਸਮਾਂ ਬਾਕੀ ਹੈ। ਇਸ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਉਣ ਵਾਲੀ ਦਿਨਾਂ 'ਚ ਇਨ੍ਹਾਂ ਵਿਧਾਨ ਸਭਾ ਹਲਕਿਆਂ 'ਚ ਵਿਕਾਸ ਪ੍ਰਾਜੈਕਟਾਂ ਵੱਲ ਖਾਸ ਧਿਆਨ ਦਿੱਤਾ ਜਾਵੇਗਾ ਅਤੇ ਸੰਭਾਵਿਤ ਤੌਰ 'ਤੇ ਪੰਜ ਮੰਤਰੀ ਭਗਵੰਤ ਮਾਨ ਵੀ ਇਨ੍ਹਾਂ ਜ਼ਿਲ੍ਹਿਆਂ 'ਚ ਵਧੇਰੇ ਦੌਰੇ ਕਰਦੇ ਹੋਏ ਦਿਖਾਈ ਦੇਣਗੇ।

ਵਿਆਹ ਦੇ ਬੰਧਨ 'ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸ਼ੇਪਸ਼ਨ ਪਾਰਟੀ ਚੰਡੀਗੜ੍ਹ 18 ਜੂਨ। ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਜੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਚ ਔਡਵੈਕਟ ਸ਼ਾਹਬਾਜ ਸਿੰਘ ਨਾਲ ਵਿਆਹ ਦੀਆਂ ਲਾਵਾਂ (ਆਨੰਦ ਕਾਰਜ) ਹੋਈਆਂ। ਦੋਵੇਂ ਵਿਆਹ ਵਾਲੇ ਜੋੜੇ 'ਚ ਬੇਹੱਦ ਖੁਸ਼ਹੁਰਤ ਲੱਗ ਰਹੇ ਹਨ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ। ਹੁਣ ਨਵਾਂ ਵਿਆਹਿਆ ਜੋੜਾ ਮੈਰਿਜ ਪੈਲੇਸ ਚਲੇ ਗਏ ਹਨ, ਜਿੱਥੇ ਰਿਸ਼ੇਪਸ਼ਨ ਪਾਰਟੀ ਰੱਖੀ ਗਈ ਹੈ। ਜਾਣਕਾਰੀ ਮੁਤਾਬਕ ਜਿਸ ਪਰਿਵਾਰ ਵਿੱਚ ਅਨਮੋਲ ਗਗਨ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ। ਉਸ ਦਾ ਆਪਣੇ ਇਲਾਕੇ ਵਿਚ ਵੀ ਚੰਗਾ ਪ੍ਰਭਾਵ ਹੈ। ਉਨ੍ਹਾਂ ਦਾ ਪਤੀ ਸਾਹਬਾਜ ਸਿੰਘ ਦੀ ਮਾਂ ਸੀਲਮ ਸੋਹੀ ਸਿਆਸਤ ਵਿੱਚ ਹੈ। ਦੱਸ ਦੇਈਏ ਅਨਮੋਲ ਗਗਨ ਮਾਨ ਦਾ ਪਰਿਵਾਰ ਮੁਲ ਤੌਰ 'ਤੇ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਸੋਹਾਣੀ ਵਿੱਚ ਹੀ ਬੀਤਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ। ਇਸ ਤੋਂ ਬਾਅਦ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਈ। ਉਨ੍ਹਾਂ ਨੇ ਇੱਕ ਹੋਰ ਸੰਗੀਤਕ ਕਰੀ ਪੰਜਾਬੀ ਐਲਬਮਾਂ ਵਿੱਚ ਕੰਮ ਕੀਤਾ। ਇਸ ਦੇ ਨਾਲ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਸਿਆਸਤ ਦੇ ਖੇਤਰ ਦੀਆਂ ਕਈ ਮਸ਼ਹੂਰ ਹਸਤੀਆਂ ਦੇ ਇਸ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਸਮਾਂ ਪੈਸ ਵੱਲੋਂ ਡੇਲੀ ਰਵਾਨਾ ਹੋਵੇਗੀ। ਅਨਮੋਲ ਗਗਨ ਮਾਨ ਨੇ ਸਾਲ 2022 ਵਿੱਚ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ।

